

## ਪਾਠ-1

### ਖੇਤੀਬਾੜੀ ਸਹਿਯੋਗੀ ਸੰਸਥਾਵਾਂ

ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਖੇਤੀ ਦੀ ਤਰੱਕੀ ਵਿੱਚ ਪੰਜਾਬ ਭਾਰਤ ਵਿੱਚ ਸਭ ਤੋਂ ਮੋਹਰੀ ਹੈ। ਜਿਸ ਦਾ ਸਿਹਰਾ ਇਥੋਂ ਦੇ ਮਿਹਨਤਕਸ਼ ਕਿਸਾਨ, ਉੱਦਮੀ ਵਿਗਿਆਨੀਆਂ, ਪਸਾਰ ਸੇਵਾਵਾਂ ਅਤੇ ਯੋਗ ਸਰਕਾਰੀ ਨੀਤੀਆਂ ਦੇ ਸਿਰ ਜਾਂਦਾ ਹੈ। ਪੰਜਾਬ ਵਿੱਚ ਖੇਤੀਬਾੜੀ ਦੀ ਤਰੱਕੀ ਲਈ ਹੇਠ ਲਿਖੀਆਂ ਸੰਸਥਾਵਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ।

1. **ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ :** ਇਸ ਵਿਭਾਗ ਨੇ ਸੂਬੇ ਦੇ ਖੇਤੀ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਇਹ ਮੁੱਖ ਤੌਰ ਤੇ ਖੇਤੀ ਵਿਗਿਆਨਕਾਂ ਅਤੇ ਕਿਸਾਨਾਂ ਵਿਚਕਾਰ ਕੜੀ ਦਾ ਕੰਮ ਕਰਦਾ ਹੈ। ਇਹ ਖੇਤੀਬਾੜੀ ਦੀ ਆਧੁਨਿਕ ਜਾਣਕਾਰੀ ਜਿਵੇਂ ਕਿ ਫਸਲਾਂ ਦੀ ਵਿਗਿਆਨਕ ਕਾਸ਼ਤ, ਫਸਲ ਸੁਰੱਖਿਆ ਤਕਨੀਕਾਂ, ਖੇਤੀ ਮਸ਼ੀਨਰੀ, ਸਮੂਹਿਕ ਫਸਲ ਖੁਗਾਕ ਪ੍ਰਬੰਧ ਖੇਤੀ ਦੇ ਕੁਦਰਤੀ ਸਾਧਨਾਂ ਦਾ ਰੱਖ-ਰਖਾਓ ਆਦਿ ਕਿਸਾਨਾਂ ਤੱਕ ਪਹੁੰਚਾਉਂਦਾ ਹੈ। ਇਹ ਪਿੰਡ, ਬਲਾਕ ਅਤੇ ਜ਼ਿਲ੍ਹਾ ਪੱਧਰ ਦੇ ਕੈਪ ਲਗਾ ਕੇ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਂਦਾ ਹੈ। ਇਸ ਵਿਭਾਗ ਵੱਲੋਂ ਨਵੀਆਂ ਖੇਤੀ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਵੀ ਲਗਾਏ ਜਾਂਦੇ ਹਨ। ਸਮੇਂ-ਸਮੇਂ ਸਿਰ ਵਿਭਾਗ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਖੇਤੀ ਮੁਹਿੰਮਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਇਹ ਵਿਭਾਗ ਗੋਸ਼ਟੀਆਂ ਤੇ ਕਿਸਾਨ ਮੇਲਿਆਂ ਰਾਹੀਂ ਯੂਨੀਵਰਸਿਟੀ ਦੇ ਸਾਇੰਸਦਾਨਾਂ ਨਾਲ ਵੀ ਸਿੱਧਾ ਰਾਬਤਾ ਬਣਾ ਕੇ ਰੱਖਦਾ ਹੈ। ਖਾਦ, ਬੀਜ ਅਤੇ ਖੇਤੀ ਰਸਾਇਣਾਂ ਦਾ ਮਿਆਰ ਕੰਟਰੋਲ ਵੀ ਇਸੇ ਵਿਭਾਗ ਦੇ ਕੋਲ ਹੈ ਜਿਸ ਕਰਕੇ ਉੱਚ ਮਿਆਰ ਦੇ ਬੀਜ, ਖਾਦਾਂ, ਕੀਟਨਾਸ਼ਕ, ਨਦੀਨ ਨਾਸ਼ਕ ਆਦਿ ਕਿਸਾਨਾਂ ਤੱਕ ਪਹੁੰਚਦੇ ਹਨ। ਮਹਿਕਮੇ ਦੀਆਂ ਮਿੱਟੀ ਪਰਖ, ਬੀਜ ਪਰਖ, ਖਾਦ ਪਰਖ ਪ੍ਰਯੋਗਸ਼ਾਲਾਵਾਂ ਹਨ। ਇਸ ਤੋਂ ਇਲਾਵਾ ਖਾਣ ਵਾਲੇ ਪਦਾਰਥ ਜਿਵੇਂ ਕਿ ਸ਼ਹਿਦ, ਹਲਦੀ, ਮਿਰਚਾਂ ਆਦਿ ਦੇ ਮਿਆਰ ਦੀ ਪਰਖ ਕਰਨ ਲਈ ਵਿਭਾਗ ਦੀ ਐਗਮਾਰਕ ਪ੍ਰਯੋਗਸ਼ਾਲਾ ਹੈ। ਖੇਤੀਬਾੜੀ ਨਾਲ ਸਬੰਧਿਤ ਸਾਰੀਆਂ ਸਰਕਾਰੀ ਸਕੀਮਾਂ ਇਸੇ ਮਹਿਕਮੇ ਰਾਹੀਂ ਹੀ ਲਾਗੂ ਹੁੰਦੀਆਂ ਹਨ ਅਤੇ ਵੱਖ-ਵੱਖ ਖੇਤੀ ਲਾਗਤਾਂ ਉੱਪਰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਜਾਂ ਉਪਦਾਨ (ਸਬਸਿਡੀ) ਦਾ ਪ੍ਰਬੰਧ ਵੀ ਇਸੇ ਮਹਿਕਮੇ ਦੁਆਰਾ ਕੀਤਾ ਜਾਂਦਾ ਹੈ। ਇਹ ਵਿਭਾਗ ਡਾਇਰੈਕਟਰ ਖੇਤੀਬਾੜੀ ਦੀ ਰਹਿਨਮਾਈ ਹੇਠ ਕੰਮ ਕਰਦਾ ਹੈ। ਵਿਭਾਗ ਦੇ ਮੁਖੀ ਦੀ ਸਹਾਇਤਾ ਲਈ ਸੰਯੁਕਤ ਡਾਇਰੈਕਟਰ ਕੰਮ ਕਰਦੇ ਹਨ। ਜ਼ਿਲ੍ਹੇ ਵਿੱਚ ਇਸ ਵਿਭਾਗ ਦੇ ਕੰਮ ਦੀ ਜ਼ਿੰਮੇਵਾਰੀ ਮੁੱਖ ਖੇਤੀਬਾੜੀ ਅਫਸਰ ਕਰਦਾ ਹੈ ਤੇ ਉਸ ਦੇ ਨਾਲ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ ਅਤੇ ਖੇਤੀ ਸਬ-ਇੰਸਪੈਕਟਰ ਆਦਿ ਅਮਲਾ ਵੀ ਕੰਮ ਕਰਦਾ ਹੈ। ਜ਼ਿਲ੍ਹੇ ਵਿੱਚ ਖੇਤੀ ਅਤੇ ਖੇਤੀ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀਆਂ ਖੇਤੀ ਵਿਕਾਸ ਅਤੇ ਪਸਾਰ ਨਾਲ ਸਬੰਧਤ ਗਤੀਵਿਧੀਆਂ ਦੇ ਤਾਲਮੇਲ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧੀਨ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ATMA) ਦਾ ਵੀ ਗਠਨ ਕੀਤਾ ਗਿਆ ਹੈ।

2. **ਪੰਜਾਬ ਐਗਰੀਕਲਚਰਲ ਯੂਨੀਵਰਸਿਟੀ :** ਇਹ ਯੂਨੀਵਰਸਿਟੀ ਸੰਨ 1962 ਵਿੱਚ ਅਮਰੀਕਾ ਦੇ ਲੈਂਡ ਗਰਾਂਟਸ ਕਾਲਜਾਂ ਦੇ ਮਾਡਲ ਦੇ ਆਧਾਰ ਤੇ ਸਥਾਪਤ ਕੀਤੀ ਗਈ ਸੀ। ਇਸ ਯੂਨੀਵਰਸਿਟੀ

ਵਿੱਚ ਖੇਤੀਬਾੜੀ, ਅਤੇ ਖੇਤੀ ਨਾਲ ਸਬੰਧਿਤ ਵਿਸ਼ਿਆਂ ਤੇ ਖੋਜ, ਪੜ੍ਹਾਈ ਅਤੇ ਪਸਾਰ ਦਾ ਕੰਮ ਹੁੰਦਾ ਹੈ। ਇਸ ਯੂਨੀਵਰਸਿਟੀ ਨੇ ਦੇਸ਼ ਨੂੰ ਅਨਾਜ ਪੱਧੋਂ ਆਤਮ ਨਿਰਭਰ ਬਣਾਇਆ ਅਤੇ ਦੇਸ਼ ਵਿੱਚ ਹਰਾ ਇਨਕਲਾਬ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਈ। ਖੇਤੀਬਾੜੀ ਖੋਜ, ਸਿੱਖਿਆ ਅਤੇ ਪਸਾਰ ਦੇ ਵਿੱਚ ਇਸ ਦੇ ਵਧੀਆ ਕੰਮ ਦੀ ਕਾਰਗੁਜ਼ਾਰੀ ਲਈ ਸਾਲ 1995 ਵਿੱਚ ਭਾਰਤੀ ਖੇਤੀ ਖੋਜ ਪ੍ਰੋਜੈਕਟ ਵੱਲੋਂ ਇਸ ਨੂੰ ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਦਾ ਮਾਣ ਮਿਲਿਆ।

**3. ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਈੰਸ਼ ਯੂਨੀਵਰਸਿਟੀ:** ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਈੰਸ਼ ਯੂਨੀਵਰਸਿਟੀ 2005 ਵਿੱਚ ਸਥਾਪਿਤ ਕੀਤੀ ਗਈ। ਇਹ ਯੂਨੀਵਰਸਿਟੀ ਪਸੂ, ਮੁਰਗੀ, ਸੂਰ, ਭੇਡਾਂ/ਬੱਕਰੀਆਂ, ਖਰਗੋਸ਼, ਘੋੜੇ ਅਤੇ ਮੱਛੀ ਪਾਲਣ ਲਈ ਖੋਜ, ਸਿੱਖਿਆ ਅਤੇ ਪਸਾਰ ਦਾ ਕੰਮ ਕਰਦੀ ਹੈ। ਇਸ ਯੂਨੀਵਰਸਿਟੀ ਵਿੱਚ ਵੱਡੇ ਅਤੇ ਛੋਟੇ ਜਾਨਵਰਾਂ ਲਈ ਆਧੁਨਿਕ ਸਹੂਲਤਾਂ ਵਾਲਾ ਇੱਕ ਉੱਚ ਪੱਧਰੀ ਹਸਪਤਾਲ ਹੈ ਜਿਸ ਵਿੱਚ 24 ਘੰਟੇ ਪਸੂਆਂ ਦਾ ਇਲਾਜ ਹੁੰਦਾ ਹੈ ਅਤੇ ਦੂਰ-ਦੂਰਾਡੇ ਤੋਂ ਚੱਲ ਕੇ ਆਏ ਲੱਖਾਂ ਹੀ ਲੋਕ ਇਸ ਹਸਪਤਾਲ ਦਾ ਲਾਭ ਉਠਾਉਂਦੇ ਹਨ। ਇਹ ਹਸਪਤਾਲ ਵਿਦਿਆਰਥੀਆਂ ਨੂੰ ਡਾਕਟਰੀ ਸਿਖਲਾਈ ਵੀ ਪ੍ਰਦਾਨ ਕਰਦਾ ਹੈ। ਵੈਟਨਰੀ ਯੂਨੀਵਰਸਿਟੀ ਵਿੱਚ ਵੈਟਨਰੀ ਕਾਲਜ, ਡੇਅਰੀ ਸਾਈੰਸ ਅਤੇ ਤਕਨਾਲੋਜੀ ਕਾਲਜ, ਮੱਛੀ ਪਾਲਣ ਕਾਲਜ, ਵੈਟਨਰੀ ਪਾਲੀਟੈਕਨਿਕ ਨਾਂ ਦੇ ਚਾਰ ਕਾਲਜ ਹਨ। ਇਸ ਤੋਂ ਇਲਾਵਾ ਤਿੰਨ ਖੇਤਰੀ ਖੋਜ ਅਤੇ ਸਿਖਲਾਈ ਕੇਂਦਰ ਕਾਲਝਰਾਨੀ(ਬਠਿੰਡਾ), ਬੂਹ(ਤਰਨਤਾਰਨ) ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਾਪਿਤ ਕੀਤੇ ਗਏ ਹਨ। ਵੈਟਨਰੀ ਕਾਲਜ ਵਿੱਚ ਆਈ. ਸੀ. ਏ. ਆਰ. ਵੱਲੋਂ ਸਰਜੀ ਅਤੇ ਗਾਇਨਾਕਾਲੋਜੀ ਦੇ ਦੋ ਵਿਭਾਗ ਪਿਛਲੇ 15 ਸਾਲਾਂ ਤੋਂ ਅਤਿ-ਆਧੁਨਿਕ ਟਰੋਨਿੰਗ ਕੇਂਦਰ ਐਲਾਨੇ ਗਏ ਹਨ। ਇਹ ਯੂਨੀਵਰਸਿਟੀ ਪੰਜਾਬ ਵਿੱਚ ਵੈਟਨਰੀ ਅਤੇ ਪਸੂ ਪਾਲਣ ਪ੍ਰਤੀ ਹਰ ਤਰ੍ਹਾਂ ਦੀ ਸਲਾਹ ਦੇਣ ਲਈ ਇੱਕ ਸਰਵੋਤਮ ਅਦਾਰਾ ਹੈ। ਇਸ ਯੂਨੀਵਰਸਿਟੀ ਬਾਰੇ ਹੋਰ ਜਾਣਕਾਰੀ, ਇਸ ਦੀ ਵੈੱਬਸਾਈਟ [www.gadvasu.in](http://www.gadvasu.in) ਉੱਤੇ ਪ੍ਰਾਪਤ ਹੈ।

**4. ਬਾਗਬਾਨੀ ਵਿਭਾਗ :** ਪਹਿਲਾਂ ਬਾਗਬਾਨੀ ਦਾ ਕੰਮ ਖੇਤੀਬਾੜੀ ਵਿਭਾਗ ਦੇ ਅਧੀਨ ਹੀ ਸੀ ਪਰ ਸੰਨ 1979–80 ਵਿੱਚ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਖੁੰਬਾਂ ਦੀ ਕਾਸ਼ਤ ਲਈ ਬਾਗਬਾਨੀ ਵਿਭਾਗ ਇੱਕ ਵੱਖਰੇ ਮਹਿਕਮੇ ਦੇ ਤੌਰ ਤੇ ਸਥਾਪਿਤ ਹੋਇਆ। ਇਸ ਮਹਿਕਮੇ ਦੇ ਮੁੱਖ ਮੰਤਰ ਹੇਠ ਲਿਖੇ ਪ੍ਰਕਾਰ ਹਨ :

- (i) ਬਾਗਬਾਨੀ ਫਸਲਾਂ ਹੇਠ ਰਕਬਾ ਵਧਾਉਣਾ।
- (ii) ਇਨ੍ਹਾਂ ਫਸਲਾਂ ਦਾ ਤਕਨੀਕੀ ਗਿਆਨ ਕਿਸਾਨਾਂ ਤੱਕ ਪਹੁੰਚਾਉਣਾ।
- (iii) ਵਧੀਆ ਮਿਆਰ ਦੇ ਸਬਜ਼ੀਆਂ ਦੇ ਬੀਜ ਅਤੇ ਫਲਾਂ ਦੀ ਪੈਦ (ਪਨੀਰੀ) ਆਦਿ ਮੁਹੱਈਆ ਕਰਨਾ।
- (iv) ਸਬਜ਼ੀਆਂ ਦੇ ਪ੍ਰਦਰਸ਼ਨੀ ਪਲਾਟਾਂ ਲਈ ਵਿੱਤੀ ਸਹਾਇਤਾ ਦੇਣਾ।
- (v) ਫਲਾਂ ਅਤੇ ਸਬਜ਼ੀਆਂ ਦੀ ਤੁੜਾਈ ਉਪਰੰਤ ਉਨ੍ਹਾਂ ਦੇ ਸਹੀ ਪ੍ਰਬੰਧ ਅਤੇ ਮੰਡੀਕਰਨ ਲਈ ਸਹੂਲਤਾਂ ਪ੍ਰਦਾਨ ਕਰਨਾ।

ਇਸ ਵਿਭਾਗ ਦਾ ਮੁਖੀ ਡਾਇਰੈਕਟਰ, ਬਾਗਬਾਨੀ ਵਿਭਾਗ ਪੰਜਾਬ ਹੁੰਦਾ ਹੈ ਅਤੇ ਉਸ ਦੀ ਸਹਾਇਤਾ ਲਈ ਇੱਕ ਸੰਯੁਕਤ ਡਾਇਰੈਕਟਰ ਹੁੰਦਾ ਹੈ। ਜ਼ਿਲ੍ਹਾ ਪੱਧਰ ਤੇ ਡਿਪਟੀ ਡਾਇਰੈਕਟਰ ਅਤੇ ਸਹਾਇਕ ਡਾਇਰੈਕਟਰ ਬਾਗਬਾਨੀ ਹੁੰਦੇ ਹਨ ਜਿਨ੍ਹਾਂ ਦੀ ਸਹਾਇਤਾ ਲਈ ਬਾਗਬਾਨੀ ਵਿਕਾਸ ਅਫਸਰ(HDO) ਤੇ ਹੋਰ ਅਮਲਾ ਹੁੰਦਾ ਹੈ। ਇਸ ਵਿਭਾਗ ਦੁਆਰਾ 2005-06 ਤੋਂ ਇੱਕ ਕੌਮੀ ਬਾਗਬਾਨੀ ਮਿਸ਼ਨ (NHM) ਚਲਾਇਆ ਜਾ ਰਿਹਾ ਹੈ। ਇਸ ਮਿਸ਼ਨ ਰਾਹੀਂ ਕਿਸਾਨਾਂ ਨੂੰ ਪੈਕ ਹਾਊਸ, ਨੈਟ ਹਾਊਸ ਪੋਲੀ ਹਾਊਸ ਬਣਾਉਣ, ਸਬਜ਼ੀਆਂ/ਫਲ ਪਕਾਉਣ ਲਈ ਚੈਬਰ ਸਥਾਪਿਤ ਕਰਨ, ਕੋਲਡ ਸਟੋਰ ਬਣਾਉਣ, ਵੇਚ ਮੁੱਲ ਵਿਚ ਵਧਾਰਾ ਕਰਨਾ ਲਈ ਪ੍ਰੋਸੈਸਿੰਗ ਇਕਾਈਆਂ ਸਥਾਪਿਤ ਕਰਨ, ਨਵੀਨਤਮ ਮੰਡੀਕਰਨ ਦਾ ਢਾਂਚਾ ਤਿਆਰ ਕਰਨ, ਕਿਸਾਨਾਂ ਦੀ ਯੋਗਤਾ ਵਧਾਉਣ ਲਈ ਸਿਖਲਾਈ ਸਹੂਲਤਾਂ ਪ੍ਰਦਾਨ ਕਰਨ ਆਦਿ ਲਈ ਮਾਲੀ ਸਹਾਇਤਾ ਤੇ ਸਬਸਿਡੀ ਦਿੱਤੀ ਜਾਂਦੀ ਹੈ।

**5. ਪਸੂ ਪਾਲਣ ਵਿਭਾਗ :** ਪਸੂ ਧਨ ਪੰਜਾਬ ਦੀ ਆਰਥਿਕਤਾ ਵਿੱਚ ਮਹੱਤਵਪੂਰਨ ਹਿੱਸਾ ਪਾਉਂਦਾ ਹੈ। ਇਸ ਨਾਲ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਹੁੰਦੇ ਹਨ ਅਤੇ ਇਹ ਛੋਟੇ ਕਿਸਾਨਾਂ ਅਤੇ ਗਰੀਬ ਖੇਤੀ ਮਜ਼ਦੂਰਾਂ ਲਈ ਇੱਕ ਸਹਾਇਕ ਧੰਦਾ ਵੀ ਹੈ। ਪਸੂ ਧਨ ਨੂੰ ਮਜ਼ਬੂਤ ਕਰਨ ਲਈ ਸਥਾਪਿਤ ਕੀਤੇ ਗਏ ਇਸ ਮਹਿਕਮੇ ਦੇ ਹੇਠ ਲਿਖੇ ਮੁੱਖ ਮੰਤਵ ਹਨ :-

- (i) ਸਮੇਂ-ਸਮੇਂ ਤੇ ਟੀਕਾਕਰਨ ਅਤੇ ਮਲੱਪ ਰਹਿਤ ਕਰਨ ਦੀਆਂ ਮੁਹੰਮਾ ਚਲਾ ਕੇ ਪੰਜਾਬ ਦੇ ਪਸੂ ਧਨ ਦੀ ਸਿਹਤ ਵਾਸਤੇ ਸਿਹਤ ਸੁਰੱਖਿਆ ਪ੍ਰਦਾਨ ਕਰਨਾ।
- (ii) ਪਸੂਆਂ ਦੀ ਪੈਦਾਵਾਰ ਦੀ ਸਮਰੱਥਾ ਨੂੰ ਵਧਾਉਣਾ ਅਤੇ ਨਸਲ ਸੁਧਾਰ ਦਾ ਕੰਮ ਕਰਨਾ।
- (iii) ਪਸੂ ਪ੍ਰਬੰਧ ਅਤੇ ਖੁਰਾਕ ਨੂੰ ਸੁਧਾਰਨਾ।
- (iv) ਪਸਾਰ ਸੇਵਾਵਾਂ ਪ੍ਰਦਾਨ ਕਰਨਾ।

ਇਸ ਵਿਭਾਗ ਦਾ ਮੁਖੀ ਡਾਇਰੈਕਟਰ, ਪਸੂ ਪਾਲਣ ਵਿਭਾਗ, ਪੰਜਾਬ ਹੁੰਦਾ ਹੈ। ਉਸ ਦੀ ਮਦਦ ਲਈ ਪਸੂ ਪਾਲਣ, ਗੀਜਨਲ ਡਿਜ਼ੀਜ਼ ਡਾਇਰੈਕਟਰ ਲੈਬਾਟਰੀ ਅਤੇ ਚਾਰੇ ਨਾਲ ਸਬੰਧਤ ਤਿੰਨ ਸੰਯੁਕਤ ਡਾਇਰੈਕਟਰ ਹੁੰਦੇ ਹਨ। ਰਾਜ ਪੱਧਰ ਤੇ ਭੇਡਾਂ ਅਤੇ ਉੱਨ ਲਈ ਡਿਪਟੀ ਡਾਇਰੈਕਟਰ, ਵੈਟਨਰੀ ਅਫਸਰ ਅਤੇ ਚਾਰਾ ਵਿਕਾਸ ਅਫਸਰ ਆਦਿ ਅਮਲਾ ਹੁੰਦਾ ਹੈ।

**6. ਡੇਅਰੀ ਵਿਕਾਸ ਵਿਭਾਗ:** ਪੰਜਾਬ ਵਿੱਚ ਡੇਅਰੀ ਦੇ ਸਰਵ-ਪੱਖੀ ਵਿਕਾਸ ਦੀ ਜ਼ਿੰਮੇਵਾਰੀ ਸਰਕਾਰ ਵੱਲੋਂ ਡੇਅਰੀ ਵਿਕਾਸ ਵਿਭਾਗ ਨੂੰ ਸੌਂਪੀ ਗਈ ਹੈ। ਇਹ ਵਿਭਾਗ ਡਾਇਰੈਕਟਰ, ਡੇਅਰੀ ਵਿਕਾਸ ਦੀ ਰਹਿਨੁਮਾਈ ਹੇਠ ਕੰਮ ਕਰਦਾ ਹੈ, ਜ਼ਿਲ੍ਹਾ ਪੱਧਰ ਤੇ ਇਸ ਦੀ ਜ਼ਿੰਮੇਵਾਰੀ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕੋਲ ਹੁੰਦੀ ਹੈ। ਇਸ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਵਿਭਾਗ ਵੱਲੋਂ ਡੇਅਰੀ ਸਿਖਲਾਈ, ਡੇਅਰੀ ਫਾਰਮਿੰਗ ਦਾ ਵਿਸਥਾਰ ਅਤੇ ਵਿਕਾਸ ਆਦਿ ਦੇ ਕੰਮ ਕੀਤੇ ਜਾਂਦੇ ਹਨ। ਵਿਭਾਗ ਵੱਲੋਂ ਪੰਜਾਬ ਵਿੱਚ ਵੱਖ-ਵੱਖ ਬਾਵਾਂ ਤੇ ਅੱਠ ਡੇਅਰੀ ਸਿਖਲਾਈ ਤੇ ਵਿਸਤਾਰ ਕੇਂਦਰ ਚਲਾਏ ਜਾਂਦੇ ਹਨ। ਇਨ੍ਹਾਂ ਕੇਂਦਰਾਂ ਤੇ ਮੁੱਖ ਤੌਰ ਤੇ ਦੋ ਹਫ਼ਤੇ ਦੀ ਸਵੈ-ਰੁਜ਼ਗਾਰ, ਛੇ ਹਫ਼ਤੇ ਦੀ ਡੇਅਰੀ ਉੱਦਮ, ਦੋ ਹਫ਼ਤੇ ਦੀ

ਮੁਫਤ ਐਸ. ਸੀ. /ਮਹਿਲਾ ਸਿਖਲਾਈ ਅਤੇ ਦੋ ਹਫ਼ਤੇ ਦੀ ਡੇਅਰੀ ਉਤਪਾਦ ਤਿਆਰ ਕਰਨ ਦੀਆਂ ਸਿਖਲਾਈਆਂ ਦਿੱਤੀਆਂ ਜਾਂਦੀਆਂ ਹਨ। ਪਿੰਡਾਂ ਵਿੱਚ ਡੇਅਰੀ ਫਾਰਮਿੰਗ ਦੇ ਲਾਭ ਦੱਸਣ ਅਤੇ ਇਸ ਸਬੰਧੀ ਮੁੱਢਲੀ ਜਾਣਕਾਰੀ ਦੇਣ ਲਈ ਇੱਕ ਰੋਜ਼ਾ ਕੈਪ ਲਗਾਏ ਜਾਂਦੇ ਹਨ। ਇਨ੍ਹਾਂ ਕੈਪਾਂ ਵਿੱਚ ਕਿਸਾਨਾਂ ਨੂੰ ਡੇਅਰੀ ਦਾ ਕਿੱਤਾ ਅਪਣਾ ਉਣ ਲਈ ਪ੍ਰੋਗਰਾਮ ਕੀਤਾ ਜਾਂਦਾ ਹੈ। ਸ਼ਹਿਰਾਂ ਵਿੱਚ ਕੈਪਾਂ ਰਾਹੀਂ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਮਿਆਰਾਂ ਅਤੇ ਸੰਭਾਵਿਤ ਮਿਲਾਵਟਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ। ਸਿਖਲਾਈ ਪ੍ਰਾਪਤ ਲਾਭਪਾਤਰੀਆਂ ਨੂੰ ਬੈਕਾਂ ਤੋਂ ਕਰਜ਼ਾ ਦਵਾਇਆ ਜਾਂਦਾ ਹੈ ਅਤੇ ਸ਼ੈਡ ਉਸਾਰਨ ਲਈ ਤਕਨੀਕੀ ਜਾਣਕਾਰੀ ਦੇ ਨਾਲ ਨਾਲ 25 ਪ੍ਰਤੀਸ਼ਤ ਸਬਸਿਡੀ ਵੀ ਹਾਸਲ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਦੁਧਾਰੂ ਪਸੂ ਖਰੀਦਣ ਵਿੱਚ ਮਦਦ ਦਿੱਤੀ ਜਾਂਦੀ ਹੈ। ਖਰੀਦੇ ਹੋਏ ਦੁਧਾਰੂ ਪਸੂਆਂ ਦੇ ਤਿੰਨ ਸਾਲ ਦੇ ਬੀਮੇ ਦੀ ਲਾਗਤ ਦਾ 50 ਤੋਂ 70 ਪ੍ਰਤੀਸ਼ਤ ਲਾਭਪਾਤਰੀ ਨੂੰ ਮੌਜ਼ਿਆ ਜਾਂਦਾ ਹੈ।

ਡੇਅਰੀ ਫਾਰਮਾਂ ਦੇ ਮਸ਼ੀਨੀਕਰਨ ਲਈ ਮਿਲਕਿੰਗ ਮਸ਼ੀਨ ਅਤੇ ਚਾਰਾ ਕੱਟਣ ਅਤੇ ਕੁਤਰਨ ਵਾਲੀਆਂ ਮਸ਼ੀਨਾਂ (Fodder Harvester & Fodder Cutter) ਦੀ ਖਰੀਦ ਤੇ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਦੁੱਧ ਦਾ ਮਿਆਰ ਬਣਾਈ ਰੱਖਣ ਲਈ ਵੱਡੇ ਦੁੱਧ ਕੂਲਰ (Bulk Milk Cooler) ਦੀ ਖਰੀਦ ਤੇ ਵੀ 50 ਪ੍ਰਤੀਸ਼ਤ ਸਬਸਿਡੀ ਦਿੱਤੀ ਜਾਂਦੀ ਹੈ। ਡੇਅਰੀ ਫਾਰਮ ਪੱਧਰ ਤੇ ਦੁੱਧ ਪਦਾਰਥ ਤਿਆਰ ਕਰਨ ਲਈ, ਖਪਤਕਾਰਾਂ ਨੂੰ ਸਿੱਧਾ ਦੁੱਧ ਵੇਚਣ ਲਈ ਆਟੋਮੈਟਿਕ ਡਿਸਪੈਂਸਿੰਗ ਮਸ਼ੀਨ, ਟੋਟਲ ਮਿਕਸ ਰਾਸ਼ਨ ਵੈਗਨ (TMR Wagon) ਅਤੇ ਕਿਰਾਏ ਤੇ ਮਸ਼ੀਨਾਂ ਦੇਣ ਵਾਸਤੇ ਅਤੇ ਡੇਅਰੀ ਸਰਵਿਸ ਸੈਟਰ ਸਥਾਪਿਤ ਕਰਨ ਲਈ 50 ਪ੍ਰਤੀਸ਼ਤ ਸਬਸਿਡੀ ਦੇਣ ਦੇ ਨਵੇਂ ਪ੍ਰੋਗਰਾਮ ਉਲੀਕੇ ਗਏ ਹਨ। ਵਿਭਾਗ ਸਬੰਧੀ ਵਿਸਥਾਰਿਤ ਜਾਣਕਾਰੀ ਵਿਭਾਗ ਦੀ ਵੈੱਬਸਾਈਟ [www.dairydevpunjab.org](http://www.dairydevpunjab.org) ਉੱਤੇ ਪ੍ਰਾਪਤ ਹੈ।

**7. ਮੱਛੀ ਪਾਲਣ ਵਿਭਾਗ :** ਮੱਛੀ ਪਾਲਣ ਵਿਭਾਗ ਪੰਜਾਬ ਦੇ ਸਭ ਤੋਂ ਪੁਰਾਣੇ ਵਿਭਾਗਾਂ ਵਿੱਚੋਂ ਇੱਕ ਹੈ। ਜ਼ਿਲ੍ਹਾ ਪੱਧਰ ਤੇ ਇਸ ਵਿਭਾਗ ਦੇ ਕੰਮ ਦੀ ਜ਼ਿੰਮੇਵਾਰੀ ਸਹਾਇਕ ਡਾਇਰੈਕਟਰ ਫਿਸ਼ਰੀਜ਼ ਕੋਲ ਹੁੰਦੀ ਹੈ। ਜਿਸ ਦਾ ਮੁੱਖ ਮੰਤਰ ਦਰਿਆਵਾਂ, ਨਦੀਆਂ, ਝੀਲਾਂ ਅਤੇ ਨੋਟੀਫਾਈਡ ਵਾਟਰ ਬਾਡੀਜ਼ ਵਿੱਚ ਮੱਛੀ ਦੀ ਸਾਂਭ-ਸੰਭਾਲ ਹੈ। ਵਿਭਾਗ ਇਹਨਾਂ ਸਰੋਤਾਂ ਨੂੰ ਠੇਕੇ/ਪਟੇ ਤੇ ਦੇ ਕੇ ਆਮਦਨ ਪੈਦਾ ਕਰਦਾ ਹੈ। ਮੱਛੀ ਪਾਲਣ ਸਵੈ-ਰੁਜ਼ਗਾਰ ਦਾ ਇੱਕ ਵਧੀਆ ਜ਼ਰੀਆ ਹੈ। ਇਸ ਲਈ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ 1975 ਵਿੱਚ ਮੱਛੀ ਪਾਲਕ ਵਿਕਾਸ ਏਜੰਸੀਜ਼ (ਫਿਸ਼ ਫਾਰਮਰਜ਼ ਡਿਵੈਲਪਮੈਂਟ ਏਜੰਸੀਜ਼) ਬਣਾਈਆਂ ਗਈਆਂ ਅਤੇ ਨਵੇਂ ਮੱਛੀ ਉਤਪਤੀ (ਫਿਸ਼ ਬਰੀਡਿੰਗ) ਫਾਰਮ ਬਣਾਏ ਗਏ। ਇਸ ਨਾਲ ਰਾਜ ਵਿੱਚ ਮੱਛੀ ਪਾਲਣ ਦੀ ਕ੍ਰਾਂਤੀ ਆਈ। ਇਸ ਤੋਂ ਪਹਿਲਾਂ ਇਹ ਪੂੰਗ(ਬੀਜ) ਦਰਿਆਵਾਂ ਵਿੱਚੋਂ ਫੜ ਕੇ ਪੰਚਾਇਤੀ ਛੱਪੜਾਂ ਵਿੱਚ ਪਾਲਿਆ ਜਾਂਦਾ ਸੀ। ਮੱਛੀ ਪਾਲਣ ਦੀਆਂ ਭਰਪੂਰ ਸੰਭਾਵਨਾਵਾਂ ਹੋਣ ਕਾਰਨ ਵਿਭਾਗ ਇਸਦੇ ਵਿਸਥਾਰ ਸਬੰਧੀ ਭਰਪੂਰ ਕੋਸ਼ਿਸ਼ਾਂ ਕਰ ਰਿਹਾ ਹੈ। ਮੱਛੀ ਪਾਲਣ ਵਿਭਾਗ ਹਰ ਮਹੀਨੇ ਜ਼ਿਲ੍ਹਾ ਪੱਧਰ ਤੇ ਪੰਜ ਦਿਨਾਂ ਦੀ ਮੁਫ਼ਤ ਮੱਛੀ ਪਾਲਣ ਟ੍ਰੈਨਿੰਗ ਦਿੰਦਾ ਹੈ। ਸਰਕਾਰ ਵਲੋਂ ਇਸ ਵਿਭਾਗ ਰਾਹੀਂ ਮੱਛੀ ਪਾਲਕਾਂ ਨੂੰ ਕਰਜ਼ਾ, ਸਬਸਿਡੀ ਅਤੇ ਪ੍ਰਸਾਰ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ।

**8. ਤੁਸੀਂ ਅਤੇ ਪਾਣੀ ਸੰਭਾਲ ਵਿਭਾਗ :** ਇਹ ਵਿਭਾਗ 1969 ਵਿੱਚ ਇੱਕ ਵੱਖਰੇ ਮਹਿਕਮੇ ਦੇ ਤੌਰ ਤੇ ਸਥਾਪਿਤ ਹੋਇਆ ਸੀ। ਇਸ ਤੋਂ ਪਹਿਲਾਂ ਇਹ ਖੇਤੀਬਾੜੀ ਵਿਭਾਗ ਦਾ ਹੀ ਇਕ ਅੰਗ ਸੀ। ਇਹ

ਵਿਭਾਗ ਮੁੱਖ ਭੂਮੀ ਪਾਲ, ਪੰਜਾਬ ਦੀ ਅਗਵਾਈ ਵਿੱਚ ਕੰਮ ਕਰਦਾ ਹੈ। ਜ਼ਿਲ੍ਹਾ ਪੱਧਰ ਤੇ ਮੰਡਲ ਭੂਮੀ ਰੱਖਿਆ ਅਫਸਰ, ਤਹਿਸੀਲ ਪੱਧਰ ਤੇ ਉਪ-ਮੰਡਲ ਭੂਮੀ ਰੱਖਿਆ ਅਫਸਰ ਅਤੇ ਬਲਾਕ ਪੱਧਰ ਤੇ ਭੂਮੀ ਰੱਖਿਆ ਅਫਸਰ, ਸਰਕਾਰ ਵੱਲੋਂ ਚੱਲ ਰਹੀਆਂ ਵੱਖ-ਵੱਖ ਸਕੀਮਾਂ ਨੂੰ ਜ਼ਿਮੀਦਾਰਾਂ ਤੱਕ ਪਹੁੰਚਾਉਂਦੇ ਹਨ। ਇਹ ਵਿਭਾਗ ਜ਼ਮੀਨ ਨੂੰ ਪੱਧਰਾ ਕਰਨ, ਢਲਾਣਾਂ ਤੇ ਪੌੜੀਦਾਰ ਖੇਤੀ, ਭੂਮੀ ਖਾਰ ਵਾਲੀਆਂ ਜ਼ਮੀਨਾਂ ਦਾ ਸੁਧਾਰ, ਕੰਢੀ ਇਲਾਕੇ ਵਿੱਚ ਪਾਣੀ ਇਕੱਠਾ ਕਰਨ ਲਈ ਚੈਕ ਡੈਮ, ਇਕੱਠਾ ਕੀਤੇ ਪਾਣੀ ਦੀ ਸੁਚੱਜੀ ਵਰਤੋਂ, ਛੱਪੜਾਂ ਨੂੰ ਮੁੜ ਵਰਤੋਂ ਵਿੱਚ ਲਿਆਉਣ ਲਈ ਢੂੰਘਾ ਕਰਨ ਅਤੇ ਪਾਣੀ ਨੂੰ ਖੇਤੀ ਲਈ ਵਰਤਣ ਵਾਸਤੇ ਜ਼ਮੀਨ ਦੋੜ ਪਾਈਪਾਂ ਪਾਉਣ, ਨਹਿਰੀ ਪਾਣੀ ਵਾਸਤੇ ਪਾਈਪਾਂ ਪਾਉਣ, ਤੁਪਕਾ ਅਤੇ ਫੁਆਰਾ ਸਿੰਚਾਈ ਨੂੰ ਪ੍ਰਭੂਲਤ ਕਰਨ ਅਤੇ ਖੇਤੀ ਵਿਭਿੰਨਤਾ ਆਦਿ ਨੂੰ ਉਤਸ਼ਾਹਿਤ ਕਰਨ ਦੇ ਕੰਮ ਕਰਦਾ ਹੈ। ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਚੁਕਣ ਵਾਸਤੇ ਛੱਤਾਂ ਵਾਲੇ ਬਰਸਾਤੀ ਪਾਣੀ ਨੂੰ ਬੋਰ ਕਰਕੇ ਧਰਤੀ ਵਿੱਚ ਪਾਉਣ ਲਈ ਵੀ ਮਦਦ ਕਰਦਾ ਹੈ।

**9. ਸਹਿਕਾਰਤਾ ਵਿਭਾਗ :** ਸਹਿਕਾਰਤਾ ਭਾਵੋਂ ਮੁੱਢ ਤੋਂ ਹੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਰਹੀ ਹੈ ਪਰ ਸੰਸਥਾਗਤ ਤੌਰ ਤੇ ਸਹਿਕਾਰਤਾ ਵਿਭਾਗ ਪੰਜਾਬ ਦੀ ਸਥਾਪਨਾ ਸੰਨ 1904 ਵਿੱਚ ਸਹਿਕਾਰਤਾ ਐਕਟ ਬਨਣ ਨਾਲ ਹੋਈ। ਇਸ ਲੰਬੇ ਅਰਸੇ ਦੌਰਾਨ ਵਿਭਾਗ ਨੇ ਖੇਤੀ ਅਤੇ ਪੇਂਡੂ ਖੇਤਰ ਦੀ ਬਿਹਤਰੀ ਲਈ ਵਡਮੁੱਲੀ ਭੂਮਿਕਾ ਨਿਭਾਈ ਹੈ। ਸਹਿਕਾਰੀ ਅਦਾਰਿਆਂ ਦੁਆਰਾ ਬੀਜਾਂ, ਖਾਦਾਂ ਅਤੇ ਕਰਜ਼ੇ ਦੇ ਵਿਤਰਣ ਵਿੱਚ ਨਿਭਾਈ ਭੂਮਿਕਾ ਨੇ ਪੰਜਾਬ ਵਿੱਚ ਹਰੀ ਕ੍ਰਾਂਤੀ ਲਿਆਉਣ ਵਿੱਚ ਚੋਖਾ ਯੋਗਦਾਨ ਪਾਇਆ। ਅੱਜ ਵੀ ਸਹਿਕਾਰਤਾ ਵਿਭਾਗ ਪੇਂਡੂ ਖੇਤਰ ਖਾਸ ਕਰਕੇ ਖੇਤੀਬਾੜੀ ਦੇ ਵਿਕਾਸ ਲਈ ਨਿਰੰਤਰ ਕਾਰਜਸ਼ੀਲ ਹੈ। ਪੇਂਡੂ ਖੇਤਰ ਵਿੱਚ ਯੋਜਨਾਬੱਧ ਆਰਥਿਕ ਵਿਕਾਸ ਇਸ ਵਿਭਾਗ ਦੀ ਪ੍ਰਮੁੱਖ ਜ਼ਿੰਮੇਵਾਰੀ ਹੈ। ਇਸ ਵਿਭਾਗ ਵਲੋਂ ਪੇਂਡੂ ਖੇਤਰ ਵਿੱਚ ਵੱਸਦੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਜਾਂ ਗਤੀਵਿਧੀਆਂ ਇਸ ਤਰ੍ਹਾਂ ਹਨ:-

- (i) ਪਿੰਡ ਪੱਧਰ ਤੇ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਖੇਤੀਬਾੜੀ ਪੈਦਾਵਾਰ ਲਈ ਕਿਸਾਨਾਂ ਨੂੰ ਬੋੜ੍ਹੇ ਅਤੇ ਦਰਮਿਆਨੇ ਸਮੇਂ ਦੇ ਕਰਜ਼ੇ ਮੁਹੱਈਆ ਕਰਨਾ। ਖੇਤੀਬਾੜੀ ਪੈਦਾਵਾਰ ਲਈ ਬੀਜ, ਖਾਦਾ, ਕੀੜੇ ਮਾਰ ਦਵਾਈਆ ਆਦਿ ਕਿਸਾਨਾਂ ਤੱਕ ਪਹੁੰਚਾਉਣੀਆਂ।
- (ii) ਮਾਈ ਭਾਗੋ ਇਸਤਰੀ ਸ਼ਸ਼ਕਤਰੀਕਰਨ ਸਕੀਮ ਤਹਿਤ ਪੇਂਡੂ ਖੇਤਰ ਦੀਆਂ ਅੰਰਤਾਂ ਲਈ ਸਵੈ-ਕੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ।
- (iii) ਮੁੱਢਲੀਆਂ ਸਹਿਕਾਰੀ ਬਹੁਮੰਤਵੀ ਸਭਾਵਾਂ ਦੇ ਮੈਂਬਰਾਂ ਲਈ ਭਾਈ ਘਨੱਈਆ ਸਿਹਤ ਸਕੀਮ ਤਹਿਤ ਮੁਫ਼ਤ ਇਲਾਜ ਦੀ ਸੁਵਿਧਾ।
- (iv) ਮੁੱਢਲੀਆਂ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਦੀ ਜ਼ਰੂਰਤ ਲਈ ਖੇਤੀ ਸੇਵਾ ਕੇਂਦਰਾਂ (ਐਗਰੋ ਸਰਵਿਸ ਸੈਟਰਜ) ਦੀ ਸਥਾਪਨਾ।
- (v) ਪੇਂਡੂ ਖੇਤਰ ਲਈ ਸਹਿਕਾਰੀ ਸਭਾਵਾਂ ਰਾਹੀਂ ਜ਼ਰੂਰੀ ਘਰੇਲੂ ਵਸਤਾਂ ਦੀ ਪੂਰਤੀ ਕਰਨਾ।
- (vi) ਸਹਿਕਾਰੀ ਮੰਡੀਕਰਨ ਸਭਾਵਾਂ ਰਾਹੀਂ ਖੇਤੀਬਾੜੀ ਉਪਜ ਦੇ ਮੰਡੀਕਰਨ ਦੀ ਵਿਵਸਥਾ ਕਰਨਾ।

- (vii) ਮਾਰਕਫੈਂਡ ਦੁਆਰਾ ਪੰਜਾਬ ਦੇ ਕਿਸਾਨਾਂ ਨੂੰ ਸਸਤੀਆਂ ਦਰਾਂ ਤੇ ਖੇਤੀਬਾੜੀ ਬੀਜ, ਖਾਦ, ਕੀਝੇਮਾਰ ਦਵਾਈਆਂ ਆਦਿ ਮੁਹੱਈਆ ਕੀਤੀਆਂ ਜਾਂਦੀਆਂ ਹਨ ਅਤੇ ਖੇਤੀਬਾੜੀ ਉਪਜ ਦੇ ਮੰਡੀਕਰਨ ਅਤੇ ਪ੍ਰੋਸੈਸਿੰਗ ਦਾ ਕੰਮ ਕੀਤਾ ਜਾਂਦਾ ਹੈ।
- (viii) ਮਿਲਕਫੈਂਡ ਦੁਆਰਾ ਪੇਂਡੂ ਖੇਤਰ ਵਿੱਚੋਂ ਦੁੱਧ ਦੀ ਪੈਦਾਵਾਰ ਦੀ ਖੜੀਦ, ਪ੍ਰੋਸੈਸਿੰਗ ਅਤੇ ਸ਼ਹਿਰੀ ਖੇਤਰ ਵਿੱਚ ਇਸ ਦੇ ਮੰਡੀਕਰਨ ਦਾ ਪ੍ਰਬੰਧ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਕੁਝ ਸਹਿਕਾਰੀ ਸੰਸਥਾਵਾਂ ਦੁਆਰਾ ਪੇਂਡੂ ਖੇਤਰ ਅਤੇ ਸਮਾਜ ਦੇ ਬਾਕੀ ਵਰਗਾਂ ਲਈ ਵੀ ਕੁਝ ਵਿਸ਼ੇਸ਼ ਕੰਮ ਕੀਤੇ ਜਾਂਦੇ ਹਨ ਜੋ ਇਸ ਤਰ੍ਹਾਂ ਹਨ:-

- (i) ਪੰਜਾਬ ਸਟੇਟ ਕੋਆਪਰੇਟਿਵ ਬੈਕ, ਚੰਡੀਗੜ੍ਹ ਅਤੇ ਜ਼ਿਲ੍ਹਾ ਪੱਧਰ ਤੇ ਸੈਂਟਰਲ ਕੋਆਪਰੇਟਿਵ ਬੈਕਾਂ ਦੁਆਰਾ ਖੇਤੀਬਾੜੀ ਕਰਜ਼ਿਆ ਦੇ ਨਾਲ ਨਾਲ ਸਮਾਜ ਦੇ ਵੱਖ-ਵੱਖ ਵਰਗਾਂ ਲਈ ਛੋਟੇ ਅਤੇ ਦਰਮਿਆਨੇ ਸਮੇਂ ਦੇ ਕਰਜ਼ੇ ਮੁਹੱਈਆ ਕੀਤੇ ਜਾਂਦੇ ਹਨ। ਉੱਪਰ ਦੱਸੀਆਂ ਪਿੰਡ ਪੱਧਰ ਤੇ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ (PACSS) ਵੀ ਇਸੇ ਢਾਂਚੇ ਦਾ ਹੀ ਅੰਗ ਹਨ।
- (ii) ਪੰਜਾਬ ਸਟੇਟ ਕੋਆਪਰੇਟਿਵ ਐਗਰੀਕਲਚਰ ਡਿਵੈਲਪਮੈਂਟ ਬੈਕ, ਚੰਡੀਗੜ੍ਹ ਅਤੇ ਪ੍ਰਾਇਮਰੀ ਐਗਰੀਕਲਚਰ ਡਿਵੈਲਪਮੈਂਟ ਬੈਕਾਂ ਦੁਆਰਾ ਖੇਤੀਬਾੜੀ ਦੇ ਮਸ਼ਨੀਕਰਨ ਅਤੇ ਖੇਤੀ ਸੁਧਾਰ ਢਾਂਚਾ ਸਥਾਪਿਤ ਕਰਨ ਲਈ ਕਿਸਾਨਾਂ ਨੂੰ ਦਰਮਿਆਨੇ ਅਤੇ ਲੰਮੇ ਸਮੇਂ ਦੇ ਕਰਜ਼ੇ ਮੁਹੱਈਆ ਕੀਤੇ ਜਾਂਦੇ ਹਨ।

**10. ਪੰਜਾਬ ਰਾਜ ਬੀਜ ਨਿਗਮ ਲਿਮਿਟਡ (PUNSEED) :** ਇਹ ਸੰਸਥਾ 1976 ਵਿੱਚ ਸਥਾਪਿਤ ਕੀਤੀ ਗਈ। ਇਸ ਸੰਸਥਾ ਦਾ ਮੁੱਖ ਮੰਤਰ ਕਿਸਾਨਾਂ ਨੂੰ ਵਾਜ਼ਬ ਕੀਮਤ ਤੇ ਗੁਣਵੱਤਾ ਵਾਲਾ ਬੀਜ ਮੁਹੱਈਆ ਕਰਨਾ ਅਤੇ ਬੀਜ ਪੈਦਾਵਾਰ ਅਤੇ ਸਾਂਭ-ਸੰਭਾਲ ਦਾ ਬੁਨਿਆਦੀ ਢਾਂਚਾ ਬਣਾਉਣਾ ਹੈ ਜੋ ਕਿ ਤੇਜ਼ੀ ਨਾਲ ਵਧ ਰਹੀ ਬੀਜ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਇਹ ਵੱਡੀ ਮਾਤਰਾ ਵਿੱਚ ਪ੍ਰਮਾਣਿਤ ਬੀਜ ਪੈਦਾ ਕਰਦੀ ਹੈ ਅਤੇ ਕਿਸਾਨਾਂ ਤੋਂ ਵੀ ਕਾਫ਼ੀ ਮਾਤਰਾ ਵਿੱਚ ਬੀਜ ਪੈਦਾ ਕਰਵਾ ਕੇ ਉਨ੍ਹਾਂ ਨੂੰ ਵੀ ਬੀਜ ਉਤਪਾਦਨ ਵਿੱਚ ਭਾਗੀਦਾਰ ਬਣਾਉਂਦੀ ਹੈ। ਇਹ ਬੀਜ ਵਪਾਰ ਦਾ ਕਾਰੋਬਾਰ ਵੀ ਕਰਦੀ ਹੈ।

**11. ਪੰਜਾਬ ਖੇਤੀ-ਉਦਯੋਗ ਨਿਗਮ [(Punjab Agro-Industries Corporation Ltd. (PAIC)] -** ਪੰਜਾਬ ਸਰਕਾਰ ਦੀ ਇਹ ਇਕਾਈ 1966 ਵਿੱਚ ਹੋਂਦ 'ਚ ਆਈ। ਇਸ ਦਾ ਮੁੱਖ ਮੰਤਰ ਖੇਤੀ ਲਾਗਤ ਵਸਤੂਆਂ ਦਾ ਮੰਡੀਕਰਣ, ਖੇਤੀ ਜਿਨਸਾਂ ਦੀ ਖੜੀਦ ਅਤੇ ਇਕਰਾਨਾਮੇ ਦੀ ਖੇਤੀ (Contract farming) ਰਾਹੀਂ ਖੇਤੀ ਵਿਭਿੰਨਤਾ ਲਿਆਉਣ ਵਿੱਚ ਮਦਦ ਕਰਨਾ ਹੈ। ਖੇਤੀ ਅਧਾਰਿਤ ਉਦਯੋਗਾਂ ਨੂੰ ਉਤਸ਼ਾਹਿਤ ਕਰਨਾ ਵੀ ਇਸ ਅਦਾਰੇ ਦਾ ਇਕ ਮੁੱਖ ਕੰਮ ਹੈ।

ਪੰਜਾਬ ਐਗਰੋ ਫੁਡਗਰੇਨ ਕਾਰਪੋਰੇਸ਼ਨ (PAFC) ਸੰਸਥਾ, ਪੰਜਾਬ ਖੇਤੀ ਉਦਯੋਗ ਨਿਗਮ ਦੀ ਇੱਕ ਵਧੀਕ ਸ਼ਾਖਾ (Subsidiary) ਦੇ ਤੌਰ ਤੇ 2002 ਵਿੱਚ ਹੋਂਦ ਵਿਚ ਆਈ। ਇਹ ਸੰਸਥਾ ਭਾਰਤੀ ਖੁਰਾਕ ਨਿਗਮ (FCI) ਦੀ ਤਰਫ਼ੋਂ ਪੰਜਾਬ ਵਿੱਚ ਕਿਸਾਨਾਂ ਕੋਲੋਂ ਕਣਕ-ਝੋਨੇ ਦੀ ਖੜੀਦ ਲਈ ਕੰਮ ਕਰਦੀ ਹੈ।

## **12. ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਡ [(Punjab Agri export Corporation Ltd. (PAGREXCO))]:**

ਇਹ ਨਿਗਮ ਪੰਜਾਬ ਖੇਤੀ-ਉਦਯੋਗ ਨਿਗਮ ਅਤੇ ਪੰਜਾਬ ਮੰਡੀ ਬੋਰਡ ਦੀ ਬਰਾਬਰ ਭਾਗੀਦਾਰੀ ਦੀ ਇਕਾਈ ਹੈ। ਇਹ ਮੁੱਖ ਤੌਰ 'ਤੇ ਤਾਜ਼ਾ ਅਤੇ ਪ੍ਰੋਸਿਸਡ ਫਲ, ਸਬਜ਼ੀਆਂ ਅਤੇ ਛੁੱਲਾਂ ਦੀ ਨਿਰਯਾਤ ਅਤੇ ਖੇਤੀ ਜਿਨਸਾਂ ਦੇ ਨਿਰਯਾਤ ਲਈ ਢਾਂਚਾ ਬਣਾਉਣ ਵਿੱਚ ਭੂਮਿਕਾ ਨਿਭਾਉਂਦੀ ਹੈ।

**13. ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ :** ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ 1958 ਵਿੱਚ ਸਥਾਪਿਤ ਕੀਤਾ ਗਿਆ ਸੀ। ਇਸ ਅਦਾਰੇ ਦਾ ਮੁੱਖ ਮੰਤਰ ਪੇਂਡੂ ਉਦਯੋਗਾਂ ਅਤੇ ਹੋਰ ਰੁਜ਼ਗਾਰ ਸ਼ੁਰੂ ਕਰਨ ਵਾਸਤੇ ਵਿੱਤੀ ਅਤੇ ਹੋਰ ਸਹਾਇਤਾ ਪ੍ਰਦਾਨ ਕਰਨਾ ਹੈ। ਇਹ ਇਕ ਅਰਧ-ਸਰਕਾਰੀ ਸੰਸਥਾ ਹੈ।

**14. ਪੰਜਾਬ ਰਾਜ ਕਿਸਾਨ ਕਮਿਸ਼ਨ (Punjab State Farmers Commission) :** ਪੰਜਾਬ ਦੀ ਆਰਥਿਕਤਾ ਵਿੱਚ 1950 ਤੋਂ 1990 ਤੱਕ ਲਗਾਤਾਰ ਚੋਖਾ ਵਾਧਾ ਹੁੰਦਾ ਰਿਹਾ ਹੈ। ਇਹ ਵਾਧਾ ਖੇਤੀ ਪੈਦਾਵਾਰ ਦੇ ਵਾਧੇ ਕਾਰਨ ਹੀ ਸੰਭਵ ਸੀ ਪਰ ਖੇਤੀ ਵਿੱਚ ਉਸ ਤੋਂ ਬਾਅਦ ਵਾਧੇ ਦੀ ਦਰ ਕਾਢੀ ਘਟ ਗਈ ਅਤੇ ਇਸ ਦੇ ਨਾਲ-ਨਾਲ ਕੁਝ ਗੰਭੀਰ ਸਮੱਸਿਆਵਾਂ ਵੀ ਆਈਆਂ ਜਿਵੇਂ ਕਿ ਕੁਦਰਤੀ ਸਾਧਨਾਂ ਦੀ ਬੋਲੋੜੀ ਵਰਤੋਂ ਹੋਈ ਅਤੇ ਵਾਤਾਵਰਣ ਦੇ ਸੰਤੁਲਨ ਵਿੱਚ ਵਿਗਾੜ ਆਇਆ। ਇਸ ਕਰਕੇ ਖੇਤੀ ਦੀ ਪੈਦਾਵਾਰ ਦਾ ਟਿਕਾਊ ਰਹਿਣਾ ਵੀ ਮੁਸ਼ਕਿਲ ਹੋ ਗਿਆ। ਇਸੇ ਸੰਦਰਭ ਵਿੱਚ ਪੰਜਾਬ ਸਰਕਾਰ ਨੇ 2005 ਵਿੱਚ ਡਾ. ਜੀ. ਐਸ. ਕਾਲਕਟ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਕਿਸਾਨ ਕਮਿਸ਼ਨ ਦਾ ਸੰਗਠਨ ਕੀਤਾ। ਵਿੱਤ ਕਮਿਸ਼ਨਰ ਵਿਕਾਸ, ਪੰਜਾਬ ਅਤੇ ਉਪ ਕੁਲਪਤੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਗੁਰੂ ਅੰਗਰ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਸਮੇਤ ਇਸ ਦੇ ਤਿੰਨ ਸਰਕਾਰੀ ਮੈਂਬਰ ਹਨ। ਇਨ੍ਹਾਂ ਤੋਂ ਇਲਾਵਾ ਰਾਜ ਦੇ ਅਗਾਂਹ-ਵਧੂ ਕਿਸਾਨ ਅਤੇ ਖੇਤੀ ਵਿਗਿਆਨੀ ਵੀ ਇਸ ਦੇ ਮੈਂਬਰ ਹੁੰਦੇ ਹਨ। ਇਹ ਕਮਿਸ਼ਨ ਹੇਠ ਲਿਖੇ ਕੰਮ ਕਰਦਾ ਹੈ:

- (i) ਰਾਜ ਵਿੱਚ ਖੇਤੀਬਾੜੀ ਅਤੇ ਖੇਤੀ ਨਾਲ ਸਬੰਧਤ ਖੇਤਰਾਂ ਨੂੰ ਜਾਂਚਣਾ ਅਤੇ ਉਨ੍ਹਾਂ ਦੀ ਵਰਤਮਾਨ ਸਥਿਤੀ ਦਾ ਮੁਲਾਂਕਣ ਕਰਨਾ।
- (ii) ਰਾਜ ਦੀ ਖੇਤੀ ਨੂੰ ਸਦੀਵੀ ਤੌਰ 'ਤੇ ਟਿਕਾਊ ਅਤੇ ਆਰਥਿਕ ਪੱਧੰ ਮਜ਼ਬੂਤ ਕਰਨ ਲਈ ਸੁਝਾਅ ਦੇਣੇ।
- (iii) ਵਿਸ਼ਵ ਵਪਾਰ ਸਮੱਝੌਤੇ ਦੇ ਨਤੀਜੇ ਵਜੋਂ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ 'ਤੇ ਤੇਜ਼ੀ ਨਾਲ ਹੋ ਰਹੀਆਂ ਤਬਦੀਲੀਆਂ ਦੇ ਸੰਦਰਭ ਵਿੱਚ ਖੇਤੀ ਵਿਭਿੰਨਤਾ ਲਿਆਉਣ ਲਈ ਦਰਮਿਆਨੇ ਅਤੇ ਲੰਬੇ ਸਮੇਂ ਦੀਆਂ ਨੀਤੀਆਂ ਘੜਨਾ ਅਤੇ ਉਨ੍ਹਾਂ ਦਾ ਮੁਲਾਂਕਣ ਕਰਨਾ।
- (iv) ਪਿੰਡਾਂ ਵਿੱਚ ਰੁਜ਼ਗਾਰ ਲਈ ਖੇਤੀ ਅਤੇ ਖੇਤੀ ਨਾਲ ਸਬੰਧਤ ਗਤੀਵਿਧੀਆਂ ਦੀ ਸਮਰੱਥਾ ਨੂੰ ਜਾਣਨਾ ਅਤੇ ਖੇਤੀ ਫਾਰਮ ਜਾਂ ਫਾਰਮ ਤੋਂ ਬਾਹਰ ਅਜਿਹੀਆਂ ਪੇਂਡੂ ਗਤੀਵਿਧੀਆਂ ਨੂੰ ਪ੍ਰਛੁੱਲਤ ਕਰਨਾ ਅਤੇ ਉਸ ਦੇ ਲਈ ਲੋੜੀਂਦਾ ਮੂਲ ਢਾਂਚਾ ਪ੍ਰਦਾਨ ਕਰਨਾ।

- (v) ਖੇਤੀ ਉਤਪਾਦਨ ਵਧਾਉਣ, ਵਢਾਈ ਉਪਰੰਤ ਜਿਨਸਾਂ ਦੀ ਸਾਂਭ-ਸੰਭਾਲ ਅਤੇ ਪ੍ਰਸੈਵਿੰਗ ਲਈ ਘੱਟ ਲਾਗਤ ਵਾਲੀਆਂ ਨਵੀਆਂ ਤਕਨੀਕਾਂ ਨੂੰ ਵਿਕਸਤ ਕਰਕੇ ਲਾਗੂ ਕਰਨ ਲਈ ਮਾਰਗ-ਦਰਸ਼ਨ ਕਰਨਾ।
- (vi) ਪੇਂਡੂ ਖੇਤਰ ਦੇ ਸਮਾਜਿਕ ਅਤੇ ਆਰਬਿਕ ਪਹਿਲੂਆਂ ਜਿਵੇਂ ਕਿ ਵਧਦੀ ਕਰਜ਼ੇਦਾਰੀ, ਖੁਦਕੁਸ਼ੀ ਦੀਆਂ ਘਟਨਾਵਾਂ, ਪਿੰਡਾਂ ਵਿੱਚ ਵੱਧਦੀ ਬੇਰੁਜ਼ਗਾਰੀ ਆਦਿ ਦੀ ਖੋਜ ਲਈ ਵਿੱਤੀ ਸਹਾਇਤਾ ਦੇਣਾ ਹੈ ਅਤੇ ਉਸ ਦੇ ਆਧਾਰ ਤੇ ਨੀਤੀਆਂ ਬਣਾ ਕੇ ਸਰਕਾਰ ਨੂੰ ਛੁੱਕਵੀਆਂ ਸਿਫਾਰਿਸ਼ਾਂ ਕਰਨਾ।
- (vii) ਇੱਕ ਅਜਿਹਾ ਢਾਂਚਾ ਸੁਝਾਉਣਾ ਜਿਸ ਅਧੀਨ ਕਿਸਾਨ ਸਭਾਵਾਂ ਜਾਂ ਪੇਂਡੂ ਸਹਿਕਾਰੀ ਸਭਾਵਾਂ ਬਣਾ ਕੇ ਉਨ੍ਹਾਂ ਵੱਲੋਂ ਇੱਕਠਿਆਂ ਫਾਰਮ ਮਸ਼ੀਨਰੀ ਖਰੀਦ ਕੇ ਉਸ ਨੂੰ ਕਿਰਾਏ ਆਦਿ ਤੇ ਦੇਣਾ ਤਾਂ ਕਿ ਇਕੱਲੇ-ਇਕੱਲੇ ਜ਼ਿੰਮੀਂਦਾਰ ਨੂੰ ਮਹਿੰਗੀ ਤੇ ਵੱਡੀ ਮਸ਼ੀਨਰੀ ਦੇ ਖਰੀਦਣ ਦਾ ਪ੍ਰਚਾ ਨਾ ਪਵੇ।
- (viii) ਕਿਸਾਨਾਂ ਦੀਆਂ ਵੱਖ-ਵੱਖ ਸਭਾਵਾਂ ਅਤੇ ਸੰਗਠਨ ਦੇ ਨੁਮਾਈਂਦਿਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਨੂੰ ਸਮਝ ਕੇ, ਹੱਲ ਕਰਨ ਲਈ ਯੋਗ ਨੀਤੀਆਂ ਦੀ ਸਰਕਾਰ ਨੂੰ ਸਿਫਾਰਿਸ਼ ਕਰਨਾ।

**15. ਇਫਕੋ, ਕਰਿਭਕੋ ਅਤੇ ਐਨ.ਐਫ.ਐਲ.:** ਇੰਡੀਅਨ ਫਾਰਮਰਜ਼ ਫਰਟੀਲਾਈਜ਼ਰ ਕੁਆਪਰੋਟਿਵ ਲਿਮਿਟਡ (IFFCO), ਕਰਿਸ਼ਕ ਭਾਰਤੀ ਕੁਆਪਰੋਟਿਵ ਲਿਮਿਟਡ (KRIBHCO) ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਿਟਡ (NFL) ਖਾਦਾਂ ਦੀ ਪੈਦਾਵਾਰ ਤੇ ਮੰਡੀਕਰਨ ਵਿੱਚ ਸਭ ਤੋਂ ਸਿਰਕੱਢ ਅਦਾਰੇ ਹਨ। ਸੰਨ 1967 ਵਿੱਚ ਖਾਦਾਂ ਲਈ ਬਣੀ ਇਫਕੋ, ਵਿਸ਼ਵ ਦਾ ਸਭ ਤੋਂ ਵੱਡਾ ਸਹਿਕਾਰੀ ਅਦਾਰਾ ਹੈ। ਐਨ.ਐਫ.ਐਲ. 1974 ਵਿੱਚ ਯੂਰੀਆ ਲਈ ਸਥਾਪਿਤ ਹੋਈ ਕੇਂਦਰੀ ਪਬਲਿਕ ਸੈਕਟਰ ਦੀ ਸੰਸਥਾ ਹੈ। ਸੰਨ 1980 ਵਿੱਚ ਸਥਾਪਿਤ ਹੋਇਆ ਕਰਿਭਕੋ ਦਾ ਅਦਾਰਾ ਮੁੱਖ ਤੌਰ 'ਤੇ ਯੂਰੀਆ ਖਾਦ ਦੀ ਪੈਦਾਵਾਰ ਕਰਦਾ ਹੈ। ਇਹ ਅਦਾਰੇ ਖਾਦਾਂ ਦੇ ਮੰਡੀਕਰਨ ਦੇ ਨਾਲੁ-ਨਾਲੁ ਤਰ੍ਹਾਂ-ਤਰ੍ਹਾਂ ਦੀਆਂ ਪਸਾਰ ਵਿਧੀਆਂ ਰਾਹੀਂ ਕਿਸਾਨਾਂ ਤੱਕ ਨਵੀਆਂ ਖੇਤੀ ਤਕਨੀਕਾਂ ਵੀ ਪਹੁੰਚਾਉਂਦੇ ਹਨ ਤਾਂ ਕਿ ਕਿਸਾਨਾਂ ਦਾ ਆਰਬਿਕ ਪੱਧਰ ਉੱਚਾ ਚੁੱਕਿਆ ਜਾ ਸਕੇ। ਇਹ ਸੰਸਥਾਵਾਂ ਕਿਸਾਨਾਂ ਨੂੰ ਪਾਣੀ ਅਤੇ ਮਿੱਟੀ ਪਰਖ ਦੀਆਂ ਮੁਫਤ ਸਹੂਲਤਾਂ ਵੀ ਮੁਹੱਈਆ ਕਰਦੀਆਂ ਹਨ।

**16. ਭਾਰਤੀ ਖੁਰਾਕ ਨਿਗਮ [Food Corporation of India (FCI)]:** ਕਿਸਾਨਾਂ ਦੇ ਹਿੱਤਾਂ ਨੂੰ ਵਾਚਣ ਲਈ ਅਤੇ ਉਹਨਾਂ ਨੂੰ ਵਾਜਬ ਮੁੱਲ ਦਿਵਾਉਣ ਲਈ ਖੁਰਾਕ ਨਿਗਮ ਐਕਟ 1964 ਦੇ ਤਹਿਤ ਭਾਰਤੀ ਖੁਰਾਕ ਨਿਗਮ ਸਥਾਪਿਤ ਕੀਤਾ ਗਿਆ। ਇਸ ਨਿਗਮ ਦੇ ਰਾਹੀਂ ਖਰੀਦਿਆ ਗਿਆ ਅਨਾਜ ਅੱਗੋਂ ਪਬਲਿਕ ਵੰਡ ਪ੍ਰਣਾਲੀ ਰਾਹੀਂ ਸਾਰੇ ਦੇਸ਼ ਵਿੱਚ ਵੰਡਿਆ ਜਾਂਦਾ ਹੈ। ਇਹ ਨਿਗਮ ਦੇਸ਼ ਦੀ ਅਨਾਜ ਸੁਰੱਖਿਆ ਦੇ ਲਈ ਲੋੜੀਂਦਾ ਅੰਨ ਭੰਡਾਰ ਵੀ ਬਣਾ ਕੇ ਰੱਖਦਾ ਹੈ ਅਤੇ ਅਨਾਜ ਜਿਣਸਾਂ ਦੇ ਭਾਵਾਂ ਨੂੰ ਸਥਿਰ ਰੱਖਣ ਵਿੱਚ ਮਦਦ ਕਰਦਾ ਹੈ।

**17. ਕੌਮੀ ਬੀਜ ਨਿਗਮ (National Seeds Corporation/NSC):** ਇਸ ਸੰਸਥਾ ਨੂੰ ਪ੍ਰਮਾਣਿਤ ਬੀਜ ਦੀ ਪੈਦਾਵਾਰ ਕਰਨ ਲਈ 1963 ਵਿੱਚ ਕੌਮੀ ਪੱਧਰ ਤੇ ਸਥਾਪਿਤ ਕੀਤਾ ਗਿਆ ਸੀ। ਇਹ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਅਧੀਨ ਕੰਮ ਕਰਦੀ ਹੈ। ਇਸ ਵੇਲੇ ਇਹ ਤਕਰੀਬਨ 60 ਫ਼ਸਲਾਂ ਦੀਆਂ 600 ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦਾ ਉਤਪਾਦਨ ਕਰ ਰਹੀ ਹੈ। ਬੀਜ ਦੀ ਗੁਣਵੱਤਾ ਦੀ ਪਰਖ ਕਰਨ ਲਈ ਆਪਣੀਆਂ ਪੰਜ ਪਰਖ ਪ੍ਰਯੋਗਸ਼ਾਲਾਵਾਂ ਰਾਹੀਂ ਸਖ਼ਤ ਕੁਆਲਿਟੀ ਕੰਟਰੋਲ ਵਿਧੀ ਨੂੰ ਕੌਮੀ ਬੀਜ ਨਿਗਮ ਨੇ ਸਥਾਪਿਤ ਕੀਤਾ ਹੈ। ਇਸ ਤੋਂ ਇਲਾਵਾ ਇਹ ਸੰਸਥਾ ਬੀਜ ਦੀ ਵੰਡ, ਮੰਡੀਕਰਨ ਅਤੇ ਪੌਦਿਆਂ ਦੇ ਟਿਸ਼ੂ ਕਲਚਰ ਦਾ ਕੰਮ ਵੀ ਕਰਦੀ ਹੈ। ਇਹ ਰਾਜ ਪੱਧਰੀ ਬੀਜ ਉਤਪਾਦਨ ਕੰਪਨੀਆਂ ਨੂੰ ਸਿਖਲਾਈ ਵੀ ਪ੍ਰਦਾਨ ਕਰਦੀ ਹੈ।

**18. ਭਾਰਤੀ ਖੇਤੀ ਖੋਜ ਸੰਸਥਾ :** ਭਾਰਤੀ ਖੇਤੀ ਖੋਜ ਸੰਸਥਾ [(Indian Council of Agricultural Research (ICAR)] ਕੇਂਦਰੀ ਖੇਤੀ ਮੰਤਰਾਲੇ ਦੇ ਖੇਤੀ ਖੋਜ ਅਤੇ ਸਿੱਖਿਆ ਵਿਭਾਗ (Department of Agricultural Research & Education) ਦੇ ਅੰਤਰਗਤ ਇਕ ਭੁਦਾ-ਮੁਖਤਿਆਰ ਸੰਸਥਾ ਹੈ। 1929 ਵਿੱਚ ਸਥਾਪਿਤ ਕੀਤੀ ਇਸ ਸੰਸਥਾ ਦਾ ਮੁੱਖ ਦਫ਼ਤਰ ਨਵੀਂ ਦਿੱਲੀ ਵਿੱਚ ਹੈ। ਇਹ ਦੇਸ਼ ਵਿੱਚ ਖੇਤੀ ਖੋਜ, ਸਿੱਖਿਆ ਅਤੇ ਪਸਾਰ ਦਾ ਤਾਲਮੇਲ ਕਰਨ, ਸੇਧ ਦੇਣ ਅਤੇ ਪ੍ਰਬੰਧ ਕਰਨ ਲਈ ਦੇਸ਼ ਦੀ ਸਰਵੋਤਮ ਸੰਸਥਾ ਹੈ। ਦੇਸ਼ ਵਿੱਚ ਇਸ ਦੀਆਂ ਲਗਪਗ 113 ਸੰਸਥਾਵਾਂ ਹਨ ਅਤੇ 63 ਐਗਰੀਕਲਚਰਲ ਯੂਨੀਵਰਸਿਟੀਆਂ ਇਸ ਨਾਲ ਸਬੰਧਤ ਹਨ। ਸਾਰੇ ਦੇਸ਼ ਵਿੱਚ ਖੇਤੀ, ਬਾਗਬਾਨੀ, ਵਣ-ਖੇਤੀ, ਪਸੂ ਪਾਲਣ, ਮੱਛੀ ਪਾਲਣ, ਗ੍ਰਾਹਿ ਵਿਗਿਆਨ ਅਤੇ ਖੇਤੀ ਨਾਲ ਹੋਰ ਸਬੰਧਤ ਵਿਗਿਆਨਾਂ ਦੀ ਖੋਜ, ਸਿੱਖਿਆ ਅਤੇ ਉਨ੍ਹਾਂ ਦੇ ਖੇਤੀ ਵਿੱਚ ਪਸਾਰੇ ਦੀ ਯੋਜਨਾਬੰਦੀ ਕਰਕੇ ਉਹਨਾਂ ਨੂੰ ਪ੍ਰਫੁਲਤ ਕਰਨ ਵਿੱਚ ਮਦਦ ਕਰਨਾ ਇਸ ਦੇ ਮੁੱਖ ਮੰਤਵ ਹਨ।

**19. ਨੈਸ਼ਨਲ ਬੈਂਕ ਆਫ਼ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (NABARD) :** ਖੇਤੀਬਾੜੀ ਅਤੇ ਪੇਂਡੂ ਕਰਜ਼ੇ ਲਈ ਇਹ ਸੰਸਥਾ 1982 ਵਿੱਚ ਸਥਾਪਿਤ ਕੀਤੀ ਗਈ ਜੋ ਕਿ ਰਿਜ਼ਰਵ ਬੈਂਕ ਆਫ਼ ਇੰਡੀਆ (RBI) ਦੇ ਇੱਕ ਮੁੱਖ ਅੰਗ ਵਜੋਂ ਕੰਮ ਕਰਦੀ ਹੈ। ਇਸ ਦਾ ਮੁੱਖ ਦਫ਼ਤਰ ਮੁਬਈ ਵਿੱਚ ਹੈ ਪਰ ਇਸ ਦੇ ਖੇਤਰੀ ਅਤੇ ਉਪ-ਦਫ਼ਤਰ ਲਗਪਗ ਹਰ ਰਾਜ ਦੀ ਰਾਜਧਾਨੀ ਅਤੇ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਹਨ। ਇਹ ਇੱਕ ਅਜਿਹਾ ਬੈਂਕ ਹੈ ਜਿਸਦਾ ਮੰਤਵ ਸਮੂਹਿਕ ਪੇਂਡੂ ਵਿਕਾਸ ਲਈ ਖੇਤੀਬਾੜੀ ਦਾ ਵਿਕਾਸ, ਛੋਟੇ ਉਦਯੋਗ, ਘਰੇਲੂ ਅਤੇ ਪੇਂਡੂ ਉਦਯੋਗ, ਦਸਤਕਾਰੀ ਅਤੇ ਹੋਰ ਪੇਂਡੂ ਆਰਥਿਕ ਗਤੀਵਿਧੀਆਂ ਨੂੰ ਪ੍ਰਫੁਲਤ ਕਰਨ ਦੇ ਨਾਲ ਹੋਰ ਸੰਸਥਾਵਾਂ ਜਿਵੇਂ ਅਨੁਸੂਚਿਤ ਕਮਰਸ਼ਿਅਲ ਬੈਂਕ, ਸਟੇਟ ਲੈਂਡ ਡਿਵੈਲਪਮੈਂਟ ਬੈਂਕ, ਰਿਜ਼ਨਲ ਰੂਰਲ ਬੈਂਕ ਆਦਿ ਨੂੰ ਕਰਜ਼ਾ ਮੁਹੱਈਆ ਕਰਵਾਉਣਾ ਵੀ ਹੈ, ਇਹ ਇਹਨਾਂ ਸਾਰੀਆਂ ਸੰਸਥਾਵਾਂ ਵਿਚਕਾਰ ਆਪਸੀ ਤਾਲਮੇਲ ਬਨਾਉਣ ਦਾ ਕੰਮ ਵੀ ਕਰਦਾ ਹੈ ਅਤੇ ਇਹਨਾਂ ਦੀ ਕਾਰਜ ਵਿਧੀ ਉੱਤੇ ਨਜ਼ਰ ਵੀ ਰੱਖਦਾ ਹੈ। ਜਿੱਥੇ ਇਹ ਬੈਂਕਾਂ ਦੇ ਲਈ ਇਕ ਰੈਗੂਲੇਟਰ ਦਾ ਕੰਮ ਕਰਦਾ ਹੈ ਉੱਥੇ ਇਹ ਬੈਂਕ ਰਾਜ ਸਰਕਾਰਾਂ ਨੂੰ ਖੇਤੀਬਾੜੀ ਅਤੇ ਪੇਂਡੂ ਵਿਕਾਸ ਲਈ ਮਿੱਥੇ ਕਰਜ਼ੇ ਦੇ ਟੀਚੇ ਹਾਸਿਲ ਕਰਨ ਵਿੱਚ ਵੀ ਮਦਦ ਕਰਦਾ ਹੈ।

## 20. ਖੇਤੀ ਸੰਬੰਧੀ ਕੁਝ ਅੰਤਰ-ਰਾਸ਼ਟਰੀ ਸੰਸਥਾਵਾਂ :

(i) **ਵਿਸ਼ਵ ਵਪਾਰ ਸੰਸਥਾ (WTO)** ਅੰਤਰ ਰਾਸ਼ਟਰੀ ਵਪਾਰ ਨੂੰ ਸਹੀ ਤਰੀਕੇ ਨਾਲ ਅਤੇ ਸੁਖਾਵਾਂ ਚਲਾਉਣ ਅਤੇ ਵਪਾਰ ਸੰਬੰਧੀ ਆਉਂਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਸੰਨ 1948 ਵਿੱਚ ਇੱਕ ਸਾਂਝੀ ਸੰਸਥਾ [General Agreement on Tarif and Trade (GATT)] ਬਣਾਈ ਗਈ ਸੀ। ਇਸ ਦੇ ਸ਼ੁਰੂ ਵਿੱਚ 23 ਮੈਂਬਰ ਸਨ ਅਤੇ ਹੁਣ ਵਧ ਕੇ 166 ਹੋ ਗਏ ਹਨ। ਇਸ ਸੰਸਥਾ ਅਧੀਨ ਪਹਿਲਾਂ ਖੇਤੀ ਵਪਾਰ ਨਹੀਂ ਸੀ ਆਉਂਦਾ। ਪਰ 1995 ਵਿੱਚ ਖੇਤੀ ਵਪਾਰ, ਕੱਪੜਾ ਉਦਯੋਗ, ਇੰਟਲੈਕਚੂਅਲ ਪ੍ਰਾਪਰਟੀ ਰਾਈਟਸ (IPR) ਅਤੇ ਸੇਵਾਵਾਂ ਆਦਿ ਇਸ ਸੰਸਥਾ ਦੇ ਅਧੀਨ ਆ ਗਏ। ਬਾਅਦ ਵਿੱਚ ਇਸ ਸੰਸਥਾ ਦਾ ਨਾਂ ਬਦਲ ਕੇ ਵਿਸ਼ਵ ਵਪਾਰ ਸੰਸਥਾ (World Trade Organization) ਰੱਖਿਆ ਗਿਆ। ਇਸਦੇ ਮੁੱਖ ਉਦੇਸ਼ ਹੇਠ ਲਿਖੇ ਅਨੁਸਾਰ ਹਨ :-

- (ਉ) ਖੇਤੀ ਜਿਨਸਾਂ ਦੀ ਵਿਕਰੀ ਤੇ ਲੱਗੀਆਂ ਪਾਬੰਦੀਆਂ ਹਟਾਉਣਾ।
- (ਅ) ਕਿਸਾਨਾਂ ਨੂੰ ਖੇਤੀ ਲੋੜਾਂ ਲਈ ਦਿੱਤੀਆਂ ਰਿਆਇਤਾਂ ਜਾਂ ਤਾਂ ਘੱਟ ਕਰਨੀਆਂ ਜਾਂ ਬਿਲਕੁਲ ਬੰਦ ਕਰਨੀਆਂ।
- (ਇ) ਖੇਤੀ ਜਿਨਸਾਂ ਦੀ ਵਿਕਰੀ ਤੇ ਲੱਗਣ ਵਾਲੇ ਮਹਿਸੂਲਾਂ ਨੂੰ ਘਟਾਉਣਾ।
- (ਸ) ਖੇਤੀ ਦੇ ਨਿਰਯਾਤ ਤੇ ਦਿੱਤੀ ਜਾਣ ਵਾਲੀ ਸਹੂਲਤ ਘੱਟ ਕਰਨਾ।
- (ਹ) ਸਨਾਤੀ ਵਸਤਾਂ ਵਾਂਗ ਡਸਲਾਂ ਤੇ ਰੁੱਖਾਂ ਦੀਆਂ ਕਿਸਮਾਂ ਦਾ ਪੇਟੈਂਟ ਕਰਨਾ।
- (ਕ) ਨਿਰਯਾਤ ਕੋਟਾ ਸਿਸਟਮ ਨੂੰ ਖਤਮ ਕਰਕੇ ਨਿਰਯਾਤ ਸੰਬੰਧੀ ਸੁਚਾਰੂ ਨੀਤੀ ਅਪਨਾਉਣਾ।

(ii) **ਫੂਡ ਐਂਡ ਐਗਰੀਕਲਚਰ ਆਰਗੋਨਾਈਜੇਸ਼ਨ (FAO) :** ਇਹ ਸੰਯੁਕਤ ਰਾਸ਼ਟਰ ਸੰਘ ਦੀ ਵਿਸ਼ਵ ਵਿੱਚੋਂ ਭੁੱਖ ਮਰੀ ਨੂੰ ਦੂਰ ਕਰਨ ਲਈ 1943 ਵਿੱਚ ਬਣਾਈ ਗਈ ਇੱਕ ਸੰਸਥਾ ਹੈ। ਇਸ ਦਾ ਮੁੱਖ ਦਫ਼ਤਰ ਰੋਮ (ਇਟਲੀ) ਵਿੱਚ ਹੈ। ਸੰਸਾਰ ਦੇ ਹਰ ਵਿਅਕਤੀ ਲਈ ਅੰਨ ਸੁਰੱਖਿਆ ਨੂੰ ਯਕੀਨੀ ਬਨਾਉਣਾ ਇਸ ਦਾ ਮੁੱਖ ਮਨੋਰਥ ਹੈ। ਇਸ ਤੋਂ ਇਲਾਵਾ ਆਉਣ ਵਾਲੀਆਂ ਪੀੜ੍ਹੀਆਂ ਲਈ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਵੀ ਇਸ ਦਾ ਮੰਤਵ ਹੈ।

### ਅਭਿਆਸ

(ਉ) ਇੱਕ ਦੋ ਸ਼ਬਦਾਂ ਵਿੱਚ ਉੱਤਰ ਦਿਓ।

1. ਪੰਜਾਬ ਰਾਜ ਪੱਧਰ ਤੇ ਖੇਤੀ ਜਿਨਸਾਂ ਦੀ ਖੁਗਿਦ ਕਿਹੜੀ ਕੇਂਦਰੀ ਏਜੰਸੀ ਕਰਦੀ ਹੈ?
2. ਖੇਤੀ ਜਿਨਸਾਂ ਦਾ ਨਿਰਯਾਤ ਕਿਹੜੀ ਨਿਗਮ ਵੱਲੋਂ ਕੀਤਾ ਜਾਂਦਾ ਹੈ?
3. ਪੰਜਾਬ ਖੇਤੀਬਾੜੀ ਉਦਯੋਗ ਨਿਗਮ ਅਤੇ ਪੰਜਾਬ ਮੰਡੀ ਬੋਰਡ ਦੀ ਬਰਾਬਰ ਦੀ ਭਾਗੀਦਾਰੀ ਨਾਲ ਸਥਾਪਤ ਕੀਤੇ ਗਏ ਅਦਾਰੇ ਦਾ ਨਾਂ ਦੱਸੋ।
4. ਪੰਜਾਬ ਬਾਗਬਾਨੀ ਵਿਭਾਗ ਕਦੋਂ ਹੋਂਦ ਵਿੱਚ ਆਇਆ?
5. ਰਾਜ ਵਿੱਚ ਪਸੂ ਪਾਲਣ, ਮੱਛੀ ਪਾਲਣ ਆਦਿ ਲਈ ਖੋਜ, ਸਿੱਖਿਆ ਅਤੇ ਪਸਾਰ ਦਾ ਕੰਮ ਕੌਣ ਕਰਦਾ ਹੈ?

6. ਸਹਿਕਾਰਤਾ ਖੇਤਰ ਵਿੱਚ ਖਾਦਾਂ ਵਿੱਚ ਸਭ ਤੋਂ ਵੱਡਾ ਤੇ ਮੋਹਰੀ ਅਦਾਰਾ ਕਿਹੜਾ ਹੈ?
7. ਕੌਮੀ ਬਾਗਬਾਨੀ ਮਿਸ਼ਨ ਦੀਆਂ ਸਕੀਮਾਂ ਕਿਸ ਅਦਾਰੇ ਵੱਲੋਂ ਲਾਗੂ ਕੀਤੀਆਂ ਜਾਂਦੀਆਂ ਹਨ?
8. ਬੀਜ ਦੀ ਗੁਣਵੱਤਾ ਪਰਖ ਕਰਨ ਲਈ ਐਨ, ਐਸ, ਸੀ, ਦੀਆਂ ਕਿੰਨੀਆਂ ਬੀਜ ਪਰਖ ਪ੍ਰਯੋਗਸ਼ਾਲਾਵਾਂ ਹਨ?
9. ਕਿਸਾਨਾਂ ਨੂੰ ਬੀਜ ਉਤਪਾਦਨ ਵਿੱਚ ਭਾਗੀਦਾਰ ਬਣਾਉਣ ਵਾਲੇ ਨਿਗਮ ਦਾ ਨਾਂ ਦੱਸੋ।
10. ਦੁੱਧ ਦੀ ਖੁਰੀਦ ਅਤੇ ਮੰਡੀਕਰਨ ਲਈ ਸਥਾਪਿਤ ਕੀਤੀ ਗਈ ਸਹਿਕਾਰੀ ਸੰਸਥਾ ਦਾ ਨਾਂ ਦੱਸੋ।

**(ਅ) ਇੱਕ ਦੋ ਵਾਕਾਂ ਵਿੱਚ ਉੱਤਰ ਦਿਓ।**

1. ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਿਟਡ ਕਿਹੜੀਆਂ ਖੇਤੀ ਜਿਨਸਾਂ ਦਾ ਮੁੱਖ ਤੌਰ ਤੇ ਨਿਰਯਾਤ ਕਰਦੀ ਹੈ?
2. ਇਹਕੋ ਵੱਲੋਂ ਕਿਸਾਨਾਂ ਨੂੰ ਕਿਹੜੀਆਂ-ਕਿਹੜੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ?
3. ਪੰਜਾਬ ਖੇਤੀ ਉਦਯੋਗ ਨਿਗਮ ਦੇ ਮੁੱਖ ਕੰਮ ਲਿਖੋ।
4. ਸਹਿਕਾਰਤਾ ਵਿਭਾਗ, ਪੰਜਾਬ ਵੱਲੋਂ ਚਲਾਈਆਂ ਜਾ ਰਹੀਆਂ ਕੋਈ ਦੋ ਗਤੀਵਿਧੀਆਂ ਦੱਸੋ।
5. ਮਾਰਕਫੈਂਡ ਕਿਸਾਨਾਂ ਦੀ ਕਿਸ ਤਰ੍ਹਾਂ ਸੇਵਾ ਕਰ ਰਿਹਾ ਹੈ?
6. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕਿਹੜੇ-ਕਿਹੜੇ ਤਿੰਨ ਮੁੱਖ ਕੰਮ ਕਰਦੀ ਹੈ?
7. ਡੂੰਡ ਐਂਡ ਐਗਰੀਕਲਚਰ ਆਰਗੋਨਾਈਜ਼ੇਸ਼ਨ (FAO) ਬਾਰੇ ਸੰਖੇਪ ਵਿੱਚ ਦੱਸੋ।
8. ਵਿਸ਼ਵ ਵਪਾਰ ਸੰਸਥਾ (WTO) ਨੂੰ ਬਣਾਉਣ ਦਾ ਮੁੱਖ ਮਨੋਰਥ ਕੀ ਹੈ?
9. ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ (ATMA) ਦਾ ਗਠਨ ਕਿਉਂ ਕੀਤਾ ਗਿਆ ਹੈ?
10. ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਬਨਾਉਣ ਦਾ ਮੁੱਖ ਮੰਤਰ ਕੀ ਸੀ?

**(ਇ) ਪੰਜ-ਛੇ ਵਾਕਾਂ ਵਿੱਚ ਉੱਤਰ ਦਿਓ।**

1. ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਾਰੇ ਸੰਖੇਪ ਵਿੱਚ ਜਾਣਕਾਰੀ ਦਿਓ।
2. ਪੰਜਾਬ ਫਾਰਮਰਜ਼ ਕਮਿਸ਼ਨ ਦੇ ਹੋਂਦ ਵਿੱਚ ਆਉਣ ਦੇ ਮੁੱਖ ਮੰਤਰ ਦੱਸੋ।
3. ਪੰਜਾਬ ਐਗਰੋ ਉਦਯੋਗਿਕ ਕਾਰਪੋਰੇਸ਼ਨ ਦੇ ਮੁੱਖ ਮੰਤਰ ਦੱਸੋ।
4. ਵੈਟਨਰੀ ਯੂਨੀਵਰਸਿਟੀ ਤੇ ਇੱਕ ਸੰਖੇਪ ਨੋਟ ਲਿਖੋ।
5. ਡੇਅਰੀ ਵਿਕਾਸ ਵਿਭਾਗ ਵਲੋਂ ਡੇਅਰੀ ਦੇ ਵਿਕਾਸ ਲਈ ਕਿਹੜੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ?

\*\*\*\*\*

## ਪਾਠ-2

### ਖੇਤੀ ਗਿਆਨ-ਵਿਗਿਆਨ ਦਾ ਸੋਮਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ

ਪੰਜਾਬ ਵਿੱਚ ਖੇਤੀਬਾੜੀ ਖੋਜ ਅਤੇ ਸਿੱਖਿਆ ਦਾ ਕੰਮ 1906 ਵਿੱਚ ਖੇਤੀਬਾੜੀ ਕਾਲਜ ਅਤੇ ਖੋਜ ਸੰਸਥਾ ਲਾਈਲਪੁਰ (ਹੁਣ ਫੈਸਲਾਬਾਦ, ਪਾਕਿਸਤਾਨ) ਦੀ ਹੋਈ ਸਥਾਪਨਾ ਨਾਲ ਸ਼ੁਰੂ ਹੋਇਆ ਸੀ। ਦੇਸ਼ ਦੀ ਵੰਡ (ਅਗਸਤ 1947 ਵਿੱਚ) ਨਾਲ ਇਹ ਖੋਜ ਸੰਸਥਾ ਪਾਕਿਸਤਾਨ ਵਿੱਚ ਰਹਿ ਗਈ ਅਤੇ ਆਜ਼ਾਦ ਭਾਰਤ ਦੀਆਂ ਖੁਗਾਕੀ ਲੋੜਾਂ ਪੂਰੀਆਂ ਕਰਨ ਲਈ ਨਵੇਂ ਖੇਤੀਬਾੜੀ ਖੋਜ ਅਦਾਰਿਆਂ ਦੀ ਸਥਾਪਨਾ ਜ਼ਰੂਰੀ ਲੋੜ ਬਣ ਗਈ। ਪੰਜਾਬ ਵਿੱਚ 1957 ਵਿੱਚ ਖੋਜ ਦਾ ਕੰਮ ਇਹ ਖੇਤੀਬਾੜੀ ਕਾਲਜ, ਲੁਧਿਆਣਾ, ਵਿਖੇ ਖੋਲਿਆ ਗਿਆ ਜੋ 1962 ਵਿੱਚ ਗਿਆਨ-ਵਿਗਿਆਨ ਦਾ ਅਨੰਤ ਸੋਮਾ ਅਤੇ ਹਰੇ ਇਨਕਲਾਬ ਦੀ ਜਨਮ ਦਾਤੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਬਣਿਆ। ਉਸ ਵੇਲੇ ਇਸ ਯੂਨੀਵਰਸਿਟੀ ਦੇ ਦੋ ਕੈਂਪਸ ਲੁਧਿਆਣਾ ਅਤੇ ਹਿਸਾਰ ਵਿਖੇ ਸਥਿਤ ਸਨ। ਉਸ ਤੋਂ ਬਾਅਦ 1966 ਵਿੱਚ ਪਹਾੜੀ ਇਲਾਕਿਆਂ ਦੀਆਂ ਖੇਤੀ ਖੋਜ ਅਤੇ ਸਿੱਖਿਆ ਜ਼ਰੂਰਤਾਂ ਪੂਰੀਆਂ ਕਰਨ ਲਈ ਇਸ ਯੂਨੀਵਰਸਿਟੀ ਦਾ ਤੀਸਰਾ ਕੈਂਪਸ ਪਾਲਮਪੁਰ ਵਿਖੇ ਬਣਾਇਆ ਗਿਆ। ਸੰਨ 1966 ਵਿੱਚ ਪੰਜਾਬ ਅਤੇ ਹਰਿਆਣਾ ਦੀ ਵੰਡ ਕਾਰਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਵੰਡ ਪਾਰਲੀਮੈਂਟ ਦੇ 2 ਫਰਵਰੀ, 1970 ਦੇ ਐਕਟ ਮੁਤਾਬਿਕ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਅਤੇ ਹਰਿਆਣਾ ਐਗਰੀਕਲਚਰਲ ਯੂਨੀਵਰਸਿਟੀ ਹਿਸਾਰ ਬਣਾਈ ਗਈ। ਜੁਲਾਈ 1970 ਵਿੱਚ ਪਾਲਮਪੁਰ ਕੈਂਪਸ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦਾ ਹਿੱਸਾ ਬਣਾਇਆ ਗਿਆ ਜੋ ਬਾਅਦ ਵਿੱਚ ਹਿਮਾਚਲ ਪ੍ਰਦੇਸ਼ ਐਗਰੀਕਲਚਰਲ ਯੂਨੀਵਰਸਿਟੀ ਬਣਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਸਥਾਪਨਾ ਸਮੇਂ ਇਸ ਵਿੱਚ ਪੰਜ ਕਾਲਜ-ਖੇਤੀਬਾੜੀ ਕਾਲਜ, ਬੇਸਿਕ ਸਾਇੰਸ ਅਤੇ ਹਿਊਮੈਨਟੀਜ਼ ਕਾਲਜ, ਖੇਤੀਬਾੜੀ ਇੰਜੀਨੀਅਰਿੰਗ ਕਾਲਜ, ਹੋਮ ਸਾਇੰਸ ਕਾਲਜ ਅਤੇ ਵੈਟਨਰੀ ਕਾਲਜ ਸਨ। ਇਹਨਾਂ ਵਿੱਚੋਂ ਵੈਟਨਰੀ ਕਾਲਜ ਨੂੰ 2005 ਵਿੱਚ ਗੁਰੂ ਅੰਗਰ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਬਣਾ ਦਿੱਤਾ ਗਿਆ ਹੈ।

ਸਾਡੇ ਦੇਸ਼ ਨੂੰ ਅਨਾਜ ਪੱਥੋਂ ਸਵੈ-ਨਿਰਭਰ ਬਣਾਉਣਾ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ ਸੁਪਨਾ ਸੀ। ਇਸ ਲਈ ਵਧੇਰੇ ਅਨਾਜ ਪੈਦਾ ਕਰਨ ਦਾ ਨਾਅਰਾ ਘਰ-ਘਰ ਪਹੁੰਚਾਇਆ ਗਿਆ। ਦੇਸ਼ ਵਿੱਚ ਪਹਿਲੀ ਐਗਰੀਕਲਰਲ ਯੂਨੀਵਰਸਿਟੀ 1960 ਵਿੱਚ ਉੱਤਰ ਪ੍ਰਦੇਸ਼ ਦੇ ਪੰਤ ਨਗਰ ਵਿਖੇ, ਦੂਜੀ 1961 ਵਿੱਚ ਉੱਤਰ ਪ੍ਰਦੇਸ਼ ਐਗਰੀਕਲਚਰਲ ਯੂਨੀਵਰਸਿਟੀ, ਭੁਬਨੇਸ਼ਵਰ ਵਿਖੇ ਅਤੇ ਤੀਸਰੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ 1962 ਵਿੱਚ ਸਥਾਪਿਤ ਕੀਤੀ ਗਈ। ਜਿਸ ਦੇ ਪਹਿਲੇ ਉਪ-ਕੁਲਪਤੀ ਹੋਣ ਦਾ ਮਾਣ ਡਾ. ਪ੍ਰੇਮ ਨਾਥ ਬਾਪਰ ਨੂੰ ਪ੍ਰਾਪਤ ਹੋਇਆ।



ਚਿੱਤਰ 2.1 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਪ੍ਰਸ਼ਾਸਕੀ ਬਲਾਕ

ਇਸ ਯੂਨੀਵਰਸਿਟੀ ਵਿੱਚ ਉੱਚ ਕੋਟੀ ਵਿਗਿਆਨੀਆਂ ਨੂੰ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਅੰਤਰਰਾਸ਼ਟਰੀ ਖੋਜ ਅਦਾਰਿਆਂ ਵਿੱਚ ਸਿਖਲਾਈ ਦਿੱਤੀ ਗਈ। ਅੰਤਰਰਾਸ਼ਟਰੀ ਨਜ਼ਗੀਆ ਮਿਲਣ ਨਾਲ ਸਾਡੇ ਮਿਹਨਤੀ ਵਿਗਿਆਨੀਆਂ ਨੇ ਦੇਸ਼ ਦੀਆਂ ਖੁਗਾਕੀ ਲੋੜਾਂ ਦੀ ਪੂਰਤੀ ਲਈ ਨਵੀਆਂ ਖੋਜਾਂ ਰਾਹੀਂ ਹਰੇ ਇਨਕਲਾਬ ਦਾ ਮੁੱਢ ਬੰਨਿਆ। ਯੂਨੀਵਰਸਿਟੀ ਬਣਾਉਣ ਦਾ ਮਨੋਰਥ ਵੀ ਇਹੀ ਸੀ ਕਿ ਦੇਸ਼ ਦੀ ਅਨਾਜ ਸੁਰੱਖਿਆ ਨੂੰ ਪੱਕੇ ਪੈਰੀਂ ਕਰਨ ਲਈ ਖੇਤੀਬਾੜੀ ਦੀਆਂ ਦਰਪੇਸ਼ ਚੁਣੌਤੀਆਂ ਦਾ ਹੱਲ ਕੀਤਾ ਜਾਵੇ ਅਤੇ ਸਥਾਈ ਵਿਕਾਸ ਲਈ ਖੇਤੀਬਾੜੀ ਖੋਜ ਦਾ ਪੱਕਾ ਢਾਂਚਾ ਬਣੇ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਜਿੱਥੋਂ ਦੇਸ਼ ਨੂੰ ਅਨਾਜ ਪੱਖਿਆਂ ਆਤਮ-ਨਿਰਭਰ ਬਣਾਇਆ ਉਥੇ ਪੰਜਾਬ ਦਾ ਵਿਕਾਸ ਕਰਨ ਵਿੱਚ ਵੀ ਵੱਡਾ ਹਿੱਸਾ ਪਾਇਆ।

ਮਿਆਰੀ ਉਤਪਾਦਨ ਵਾਲੀਆਂ ਡਸਲਾਂ ਸੰਬੰਧੀ ਖੋਜ ਕਿਸੇ ਵੀ ਖੇਤੀ ਖੋਜ ਅਦਾਰੇ ਦਾ ਪ੍ਰਮੁੱਖ ਟੀਚਾ ਹੁੰਦਾ ਹੈ। ਯੂਨੀਵਰਸਿਟੀ ਨੇ ਇਹ ਟੀਚੇ ਦੀ ਪ੍ਰਾਪਤੀ ਲਈ ਕਣਕ ਦੀ ਖੋਜ ਲਈ ਮੈਕਸੀਕੋ ਸਥਿਤ ਅੰਤਰਰਾਸ਼ਟਰੀ ਕਣਕ ਅਤੇ ਮੱਕੀ ਸੁਧਾਰ ਕੇਂਦਰ, ਸਿਮਟ (CIMMYT) ਅਤੇ ਝੋਨੇ ਦੀ ਖੋਜ ਲਈ ਮਨੀਲਾ (ਫਿਲੀਪੀਨਜ਼) ਦੀ ਅੰਤਰਰਾਸ਼ਟਰੀ ਖੋਜ ਸੰਸਥਾ, ਇੰਟਰਨੈਸ਼ਨਲ ਰਾਈਸ ਰਿਸਰਚ ਇੰਸਟੀਚਿਊਟ (IRRI) ਨਾਲ ਪੱਕੀ ਸਾਂਝ ਪਾਈ। ਹੁਣ ਤੱਕ ਖੇਤੀ ਖੋਜ, ਪਸਾਰ ਅਤੇ ਵਿੰਦਿਆ ਦੇ ਖੇਤਰ ਵਿੱਚ ਦੇਸ਼ਾਂ-ਵਿਦੇਸ਼ਾਂ ਦੀਆਂ ਅਨੇਕਾਂ ਨਾਮੀ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਨਾਲ ਇਸ ਯੂਨੀਵਰਸਿਟੀ ਦਾ ਸਹਿਯੋਗ ਚੱਲ ਰਿਹਾ ਹੈ। ਕਣਕ ਦੀਆਂ, ਕਲਿਆਣ ਸੋਨਾ ਅਤੇ ਡਬਲਯੂ. ਐਲ. 711, ਕਿਸਮਾਂ ਝੋਨੇ ਦੀ ਪੀ. ਆਰ. 106 ਕਿਸਮ ਅਤੇ ਮੱਕੀ ਦੀ ਵਿਜੇ ਕਿਸਮ ਨੇ ਹਰੀ ਕ੍ਰਾਂਤੀ ਲਿਆਉਣ ਵਿੱਚ ਵਡਮੁੱਲਾ ਯੋਗਦਾਨ ਪਾਇਆ। ਮਧਰੀਆਂ ਕਣਕਾਂ ਦੇ ਪਿਤਾਮਾ ਅਤੇ ਨੋਬਲ ਪੁਰਸਕਾਰ ਵਿਜੇਤਾ ਡਾ: ਨੌਰਮਾਨ ਈ ਬੋਰਲਾਗ ਦੀ ਇਸ ਯੂਨੀਵਰਸਿਟੀ ਨਾਲ ਨੇੜਤਾ ਮੁੱਢਲੇ ਦੌਰ ਵਿੱਚ ਹੀ ਹੋ ਗਈ ਸੀ। ਮੈਕਸੀਕੋ ਵਿੱਚ ਖੋਜ ਕਰ ਰਹੇ ਇਸ ਮਹਾਨ ਵਿਗਿਆਨੀ ਨੇ ਜਦ ਕਣਕ ਦੀਆਂ ਕੁਝ ਨਵੀਆਂ ਮਧਰੀਆਂ ਕਿਸਮਾਂ ਵੱਖ-ਵੱਖ ਦੇਸ਼ਾਂ ਵਿੱਚ ਪਰਖੀਆਂ ਤਾਂ ਸਭ ਤੋਂ ਚੰਗੇ ਨਤੀਜੇ ਸਾਡੇ ਵਿਗਿਆਨੀਆਂ ਨੇ ਹੀ ਦਿੱਤੇ। ਉਸ ਮਗਰੋਂ ਡਾ: ਬੋਰਲਾਗ ਨਾਲ ਇਸ ਯੂਨੀਵਰਸਿਟੀ ਦੀ ਅਜਿਹੀ ਪੱਕੀ ਸਾਂਝ ਪਈ ਜੋ ਉਨ੍ਹਾਂ ਦੇ ਆਖਰੀ ਸਾਹਮਾਂ ਤੱਕ ਨਿਭੀ।

ਇਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਮਧਰੀਆਂ ਕਿਸਮਾਂ ਵਿਕਸਤ ਕਰਨ ਵਾਲੇ ਵਿਗਿਆਨੀ ਡਾ: ਗੁਰਦੇਵ ਸਿੰਘ ਖੁਸ਼ ਨੇ ਅੰਤਰਰਾਸ਼ਟਰੀ ਝੋਜ ਕੇਂਦਰ ਵਿੱਚ ਕੰਮ ਕਰਦਿਆਂ ਵੀ ਆਪਣੀ ਮੁੱਢਲੀ ਸਿੱਖਿਆ ਦਾਤੀ ਸੰਸਥਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ , ਲੁਧਿਆਣਾ ਨਾਲ ਪਿਆਰ ਅਤੇ ਸਮਰਪਣ ਪੁਗਾਇਆ। ਇਨੇ ਅਧੀਨ ਰਕਬਾ ਵਧਣ ਦਾ ਇੱਕੋ-ਇਕ ਕਾਰਨ ਵੱਧ ਝਾੜ ਰਾਹੀਂ ਵੱਧ ਕਮਾਈ ਸੀ। ਇਹ ਕਮਾਈ ਵਧਾਉਣ ਵਿੱਚ ਮਹਾਨ ਵਿਗਿਆਨੀ ਡਾ: ਗੁਰਦੇਵ ਸਿੰਘ ਖੁਸ਼ ਦਾ ਹੱਥ ਸਪਸ਼ਟ ਸੀ। ਇਸ ਤਰ੍ਹਾਂ ਕਣਕ ਅਤੇ ਇਨੇ ਦੇ ਵਧੇਰੇ ਝਾੜ ਨਾਲ ਬੋਹਲਾਂ ਦਾ ਆਕਾਰ ਸਿਖਰਾਂ ਛੋਹ ਗਿਆ। ਜਿਥੇ ਹਰੀ ਕ੍ਰਾਂਤੀ ਤੋਂ ਪਹਿਲਾਂ ਦਾਣੇ ਮੁੱਕਣੇ ਮੁਸੀਬਤ ਬਣ ਜਾਂਦੇ ਸਨ ਉਥੇ ਹਰੀ ਕ੍ਰਾਂਤੀ ਦੌਰਾਨ 1970 ਦੇ ਦਹਾਂਕੇ ਵਿੱਚ ਦਾਣੇ ਸਾਂਭਣੇ ਮੁਹਾਲ ਹੋ ਗਏ। ਇਸ ਦੇ ਨਤੀਜੇ ਵੱਜੋਂ ਮੰਡੀਆਂ ਦਾ ਵਿਸਥਾਰ ਹੋਇਆ। ਪਿੰਡਾਂ ਦੀਆਂ ਕੱਚੀਆਂ ਸੜਕਾਂ ਪੱਕੀਆਂ ਕਰਨ ਦਾ ਪ੍ਰਬੰਧ ਹੋਇਆ। ਬਿਜਲੀ ਅਤੇ ਪਾਣੀ ਦੀ ਯਕੀਨੀ ਪ੍ਰਾਪਤੀ ਨਾਲ ਜਿਸ ਪੰਜਾਬ ਵਿੱਚ ਕਦੇ ਸਲਾਨਾ ਇਕ ਫਸਲ ਹੁੰਦੀ ਸੀ, ਸਾਲ ਵਿੱਚ ਦੋ-ਦੋ ਫਸਲਾਂ ਹੋਣ ਲੱਗੀਆਂ। ਗਿਆਨ-ਵਿਗਿਆਨ ਦੇ ਇਸ ਸੌਮੇ ਨਾਲ ਕਿਸਾਨ ਦਾ ਨੇੜ ਵਧਦਾ ਗਿਆ। 1967 ਵਿੱਚ ਕਿਸਾਨ ਮੇਲਿਆਂ ਦਾ ਸ਼ੁਭ ਆਰੰਭ ਵੀ ਸਭ ਤੋਂ ਪਹਿਲਾਂ ਇਸ ਯੂਨੀਵਰਸਿਟੀ ਨੇ ਕੀਤਾ। ਅਗਾਂਹਵਧ ਕਿਸਾਨ ਕਾਫਲੇ ਬੰਨ੍ਹ-ਬੰਨ੍ਹ ਕੇ ਕਿਸਾਨ ਮੇਲਿਆਂ ਦਾ ਹਿੱਸਾ ਬਣਨ ਲੱਗੇ। ਜਿਨ੍ਹਾਂ ਦਾ ਜ਼ਿਕਰ ਗੀਤਾਂ ਵਿੱਚ ਵੀ ਹੋਣ ਲੱਗਾ:-

ਜਿਦ ਮਾਹੀ ਜੇ ਚੱਲਿਉਂ ਲੁਧਿਆਣੇ,  
ਉੱਥੋਂ ਵਧੀਆ ਬੀਜ ਲਿਆਣੇ ॥

ਕੱਚੇ ਘਰਾਂ ਨੂੰ ਪੱਕੀਆਂ ਇੱਟਾਂ ਲੱਗਣ ਲੱਗੀਆਂ। ਰੇਡੀਓ ਤੇ ਦਿਹਾਤੀ ਪ੍ਰੋਗਰਾਮ ਵਿੱਚ ਗਿਆਨ-ਵਿਗਿਆਨ ਦਾ ਪ੍ਰਕਾਸ਼ ਹਰ ਪਿੰਡ ਵਿੱਚ ਨਾਲੋਂ ਨਾਲ ਪਹੁੰਚਣ ਲੱਗਾ। ਇਸ ਯੂਨੀਵਰਸਿਟੀ ਦੇ ਵਿਗਿਆਨੀਆਂ ਦੀਆਂ ਪ੍ਰਾਪਤੀਆਂ ਵਾਰਤਾਵਾਂ ਸੱਬਾਂ ਵਿੱਚ ਕਿਸਾਨ ਵੀਰ ਵਿਚਾਰਨ ਲੱਗੇ। ਜਿਵੇਂ ਕਿ ਚੰਗੇ ਬੀਜ ਸਫਲਤਾ ਦੀ ਕੁੰਜੀ, ਅਕਲ ਨਾਲ ਵਾਹ ਤੇ ਰੱਜ ਕੇ ਖਾਹ, ਡੂੰਘਾ ਵਾਹ ਲੈ ਹਲ ਵੇ, ਤੇਰੀ ਘਰੇ



ਚਿੱਤਰ 2.2 : ਕਿਸਾਨ ਮੇਲੇ ਦਾ ਦਿਸ਼

ਨੌਕਰੀ ਵਰਗੇ ਮੁਹਾਵਰੇ ਯੂਨੀਵਰਸਿਟੀ ਦੀ ਸਥਾਪਨਾ ਤੋਂ ਬਾਅਦ ਹੀ ਪੰਜਾਬੀ ਹੋਠਾਂ ਤੇ ਉੱਭਰੇ।

ਇਸ ਯੂਨੀਵਰਸਿਟੀ ਦੇ ਵਿਗਿਆਨੀਆਂ ਵੱਲੋਂ ਵੱਖ-ਵੱਖ ਡਸਲਾਂ, ਫਲਾਂ, ਫੁੱਲਾਂ ਅਤੇ ਸਬਜ਼ੀਆਂ ਦੀਆਂ ਸਾਲ 2024 ਤੱਕ 809 ਕਿਸਮਾਂ ਵਿਕਸਤ ਕੀਤੀਆਂ ਜਿਨ੍ਹਾਂ ਵਿਚੋਂ 173 ਕਿਸਮਾਂ ਨੂੰ ਕੌਮੀ ਪੱਧਰ ਤੇ ਸਿਫਾਰਸ਼ ਕੀਤੇ ਜਾਣ ਦਾ ਮਾਣ ਮਿਲਿਆ। ਕਣਕ ਅਤੇ ਝੋਨੇ ਵਿੱਚ ਰਿਕਾਰਡ ਤੋਵ ਉਤਪਾਦਨ ਨਾ ਸਿਰਫ਼ ਖੇਤੀ ਤੋਂ ਆਮਦਨ ਵਧਾਉਣ ਵਿੱਚ ਸਹਾਈ ਹੋਇਆ ਸਗੋਂ ਇਸ ਨਾਲ ਪੰਜਾਬ ਦੇ ਖੇਤੀ ਅਰਥਚਾਰੇ ਦੀ ਸਮੁੱਚੇ ਦੇਸ਼ ਵਿੱਚ ਸ਼ਾਨ ਵੀ ਵਧੀ ਹੈ। 1960-61 ਵਿੱਚ ਕਣਕ ਅਤੇ ਝੋਨੇ ਦਾ ਪ੍ਰਤੀ ਹੈਕਟੇਅਰ ਝਾੜ ਕ੍ਰਮਵਾਰ 12 ਅਤੇ 15 ਕੁਇੰਟਲ ਸੀ ਜੋ ਕਿ ਵੱਧ ਕੇ ਹੁਣ ਕ੍ਰਮਵਾਰ 51 ਅਤੇ 60 ਕੁਇੰਟਲ ਹੋ ਗਿਆ ਹੈ।

ਯੂਨੀਵਰਸਿਟੀ ਸੰਸਾਰ ਭਰ ਵਿੱਚ ਖੋਜ, ਸਿੱਖਿਆ ਅਤੇ ਪਸਾਰ ਦੇ ਅਨੇਕਾਂ ਖੇਤਰਾਂ ਵਿੱਚ ਮੋਹਰੀ ਰਹੀ। ਇਸ ਨੇ ਸੰਸਾਰ ਦਾ ਪਹਿਲਾ ਬਾਜਰੇ ਦਾ ਹਾਈਬ੍ਰਿਡ (ਐਚ. ਬੀ. 1) ਅਤੇ ਦੇਸ਼ ਦਾ ਪਹਿਲਾ ਮੱਕੀ ਦਾ ਸਿੰਗਲ ਕਰਾਸ ਹਾਈਬ੍ਰਿਡ ਪਾਰਸ (Paras) ਅਤੇ ਗੋਬੀ ਸਰੋਂ ਦਾ ਪਹਿਲਾ ਹਾਈਬ੍ਰਿਡ (ਪੀ. ਜੀ. ਐਸ. ਐਚ. 51) ਵਿਕਸਤ ਕੀਤਾ। ਇਸ ਤੋਂ ਇਲਾਵਾ ਖਰਬੂਜੇ ਦੀ ਹਰਮਨ ਪਿਆਰੀ ਕਿਸਮ ਹਰਾ ਮਧੂ ਵੀ ਇਸੇ ਯੂਨੀਵਰਸਿਟੀ ਦੀ ਦੇਣ ਹੈ। ਇਸੇ ਤਰ੍ਹਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਦੇਗਲੀਆਂ ਗਾਵਾਂ ਪੈਦਾ ਕਰਨ ਦੀ ਤਕਨੀਕ ਵੀ ਵਿਕਸਤ ਕੀਤੀ। ਕਫਾਇਤੀ ਖੇਤੀ ਤਕਨੀਕਾਂ, ਜਿਵੇਂ ਕਿ ਜੀਰੋ ਟਿੱਲੋਜ, ਪੱਤਾ ਰੰਗ ਚਾਰਟ, ਟੈਂਸ਼ੀਓਮੀਟਰ, ਹੈਪੀ ਸੀਡਰ ਅਤੇ ਲੇਜ਼ਰ ਕਰਾਹਾ ਵੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਸਭ ਤੋਂ ਪਹਿਲਾਂ ਵਿਕਸਤ ਕੀਤੀਆਂ। ਨਰਮੇ ਵਿੱਚ ਸਰਬਪੱਖੀ ਕੀਟ ਪ੍ਰਬੰਧ, ਮੱਕੀ ਵਿੱਚ ਸਰਬਪੱਖੀ ਮੁਰਾਕੀ ਤੱਤ ਪ੍ਰਬੰਧ ਅਤੇ ਆਲੂਆਂ ਵਿੱਚ ਸਰਬਪੱਖੀ ਰੋਗ ਪ੍ਰਬੰਧ ਤਕਨੀਕਾਂ ਵਿਕਸਤ ਕਰਨ ਵਿੱਚ ਵੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਸਭ ਤੋਂ ਅੱਗੇ ਰਹੀ। ਸ਼ਿਮਲਾ ਮਿਰਚ, ਟਮਾਟਰਾਂ ਅਤੇ ਬੈਂਗਣਾਂ ਦੀ ਢੱਕਵੀਂ/ਸੁਰੱਖਿਅਤ (Protected) ਖੇਤੀ ਤਕਨੀਕ ਵਿਕਸਤ ਕਰਨ ਵਿੱਚ ਵੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਪਹਿਲ ਕਦਮੀ ਕੀਤੀ।

ਇਹ ਦੇਸ਼ ਦੀ ਪਹਿਲੀ ਯੂਨੀਵਰਸਿਟੀ ਹੈ ਜਿਸ ਨੇ ਇਟਾਲੀਅਨ ਮਧੂ ਮੱਖੀ ਦਾ ਪਾਲਣ ਸ਼ੁਰੂ ਕੀਤਾ। ਸ਼ਹਿਦ ਉਤਪਾਦਨ ਵਿੱਚ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੈ। ਇਸ ਵੇਲੇ ਦੇਸ਼ ਦੇ ਕੁਲ ਸ਼ਹਿਦ ਉਤਪਾਦਨ ਵਿਚੋਂ 37 ਫੀਸਦੀ ਸ਼ਹਿਦ ਪੰਜਾਬ ਵਿੱਚ ਹੀ ਪੈਦਾ ਹੁੰਦਾ ਹੈ। ਸ਼ਹਿਦ ਤੋਂ ਬਣਨ ਵਾਲੇ ਹੋਰ ਪਦਾਰਥਾਂ ਬਾਰੇ ਵੀ ਖੋਜ ਕੀਤੀ ਗਈ ਜਿਸ ਨਾਲ ਇਹ ਖੇਤੀ ਸਹਾਇਕ ਧੰਦਾ ਕਰਨ ਵਾਲੇ ਕਿਸਾਨ ਵੀਰਾਂ ਦੀ ਕਮਾਈ ਵਧੀ ਹੈ। ਸ਼ਹਿਦ ਦਾ ਦਰਿਆ ਵਧਾਉਣ ਦੇ ਨਾਲ ਨਾਲ ਪੰਜਾਬੀਆਂ ਨੇ ਵਿਗਿਆਨੀਆਂ ਦੀ ਅਗਵਾਈ ਹੇਠ ਮਧੂ ਮੱਖੀਆਂ ਰਾਹੀਂ ਡਸਲਾਂ, ਸਬਜ਼ੀਆਂ, ਫੁੱਲਾਂ ਅਤੇ ਫਲਾਂ ਦੀ ਪਰਾਗਣ ਕਿਰਿਆ ਵਧਾ ਕੇ ਉਪਜ ਵਧਾਉਣ ਵਿੱਚ ਵੀ ਸਹਾਇਤਾ ਲਈ ਹੈ। ਪੰਜਾਬ ਵਿੱਚ ਫਲਦਾਰ ਬਗ ਬਗੀਚੇ ਪਹਿਲਾਂ ਪਹਿਲ ਸਿਰਫ਼ ਦੱਖਣੀ-ਪੱਛਮੀ ਜ਼ਿਲ੍ਹਿਆਂ ਵਿੱਚ ਹੀ ਦਿਸਦੇ ਸਨ ਪਰ ਹੁਣ ਇਹ ਤਕਰੀਬਨ ਪੂਰੇ ਪੰਜਾਬ ਵਿੱਚ ਲਗਾਏ ਜਾਂਦੇ ਹਨ। ਪੰਜਾਬ ਵਿੱਚ ਕਿਨ੍ਹੂੰ ਦੀ ਖੇਤੀ ਦੀ ਸ਼ੁਰੂਆਤ 1955-56 ਵਿੱਚ ਕੈਲੀਫੋਰਨੀਆ ਤੋਂ ਲਿਆ ਕੇ ਕੀਤੀ ਗਈ। ਇਸ ਵੇਲੇ ਇਹ ਪੰਜਾਬ ਦੀ ਪ੍ਰਮੁੱਖ ਬਾਗਬਾਨੀ ਡਸਲ ਬਣ ਚੁੱਕੀ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਖੁੰਬਾਂ ਦੀਆਂ ਵਧੇਰੇ ਝਾੜ ਵਾਲੀਆਂ ਕਿਸਮਾਂ ਅਤੇ ਪੂਰਾ ਸਾਲ ਉਤਪਾਦਨ ਦੇਣ ਵਾਲੀਆਂ ਵਿਧੀਆਂ ਵੀ ਵਿਕਸਤ ਕੀਤੀਆਂ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਖੁੰਬਾਂ, ਵਪਾਰਕ ਫਸਲ ਵਜੋਂ ਉਗਾਉਣ ਦੀਆਂ ਕੋਸ਼ਿਸ਼ਾਂ ਨੂੰ ਵੀ ਚੰਗਾ ਫਲ ਪਿਆ ਹੈ। ਖੁੰਬਾਂ ਦੀਆਂ ਨਵੀਆਂ ਕਿਸਮਾਂ ਅਤੇ ਬਿਜਾਈ ਤਕਨੀਕਾਂ ਦੇ ਵਿਕਾਸ ਨਾਲ ਹੁਣ ਖੁੰਬਾਂ ਦੀ ਕਾਸ਼ਤ ਵੀ ਕੀਤੀ ਜਾ ਸਕਦੀ ਹੈ। ਦੇਸ਼ ਵਿੱਚ ਪੈਦਾ ਹੁੰਦੀਆਂ ਖੁੰਬਾਂ ਵਿਚੋਂ 40 ਫੀਸਦੀ ਖੁੰਬਾਂ ਸਿਰਫ਼ ਪੰਜਾਬ ਹੀ ਪੈਦਾ ਕਰਦਾ ਹੈ।

ਇਸ ਯੂਨੀਵਰਸਿਟੀ ਨੇ ਕੁਦਰਤੀ ਸੋਮਿਆਂ ਦੀ ਸੰਭਾਲ ਸੰਬੰਧੀ ਤਕਨੀਕਾਂ ਦਾ ਵੀ ਵਿਕਾਸ ਕੀਤਾ ਹੈ। ਯੂਨੀਵਰਸਿਟੀ ਵੱਲੋਂ ਕੀਤੇ ਤਕਨੀਕੀ ਉੱਦਮਾਂ ਸਦਕਾ ਪੰਜਾਬ ਦੀ ਛੇ ਲੱਖ ਹੈਕਟੇਅਰ ਕਲਰਾਠੀ ਭੂਮੀ ਦਾ ਸੁਧਾਰ ਹੋ ਸਕਿਆ ਹੈ। ਲੇਜ਼ਰ ਕਰਾਹੇ ਨਾਲ ਪੱਧਰੀ ਕੀਤੀ ਜ਼ਮੀਨ ਨੂੰ ਕਾਫ਼ੀ ਘੱਟ ਪਾਣੀ ਲੱਗਦਾ ਹੈ। ਡਰਿੱਪ ਸਿੰਜਾਈ ਅਤੇ ਫੁਹਾਰਾ ਸਿੰਜਾਈ ਵਿਧੀ ਤੋਂ ਇਲਾਵਾ ਬੈਂਡ ਪਲਾਂਟਿੰਗ ਤਕਨੀਕਾਂ ਨਾਲ ਵੀ ਜਲ ਸੋਮਿਆਂ ਦੀ ਬੱਚਤ ਹੁੰਦੀ ਹੈ। ਯੂਨੀਵਰਸਿਟੀ ਵੱਲੋਂ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਅਤੇ ਤਕਨੀਕਾਂ ਬਾਰੇ ਖੋਜ ਲਗਾਤਾਰ ਜਾਗੀ ਹੈ।

ਖਾਦਾਂ ਦੀ ਸੰਕੋਚਵੀਂ ਵਰਤੋਂ ਲਈ ਕਾਰਗਰ ਤਕਨੀਕਾਂ ਵਿਕਸਤ ਕੀਤੀਆਂ ਗਈਆਂ ਹਨ। ਪੱਤਾ ਰੰਗ ਚਾਰਟ ਦੀ ਵਰਤੋਂ ਕਰਨ ਨਾਲ ਝੋਨੇ, ਮੱਕੀ ਅਤੇ ਕਣਕ ਦੀਆਂ ਫਸਲਾਂ ਨੂੰ ਲੋੜ ਮੁਤਾਬਕ ਨਾਈਟਰੋਜਨ ਖਾਦ ਪਾਈ ਜਾ ਸਕਦੀ ਹੈ ਜਿਸ ਨਾਲ ਅੱਸਤਨ 25 ਪ੍ਰਤੀਸ਼ਤ ਤੱਕ ਖਾਦ ਦੀ ਬੱਚਤ ਹੋ ਸਕਦੀ ਹੈ। ਯੂਨੀਵਰਸਿਟੀ ਹਮੇਸ਼ਾਂ ਹੀ ਕਿਸਾਨਾਂ ਨੂੰ ਫਸਲ ਉਤਪਾਦਨ ਲਈ ਸਰਵਪੱਖੀ ਖਾਦ ਪ੍ਰਬੰਧ ਵਿਧੀਆਂ ਅਪਣਾਅ ਕੇ ਲੋੜ ਮੁਤਾਬਕ ਖਾਦਾਂ ਵਰਤਣ ਦੀ ਸਲਾਹ ਦਿੰਦੀ ਹੈ।

ਪੰਜਾਬ ਵਿੱਚ ਫਸਲ ਸੁਰੱਖਿਆ ਲਈ ਕੀਤੇ ਮਾਰ ਰਸਾਇਣਾਂ, ਉੱਲੀਨਾਸ਼ਕਾਂ ਅਤੇ ਨਦੀਨ ਨਾਸ਼ਕ ਰਸਾਇਣਾਂ ਦੀ ਵਰਤੋਂ ਵਧੇਰੇ ਹੁੰਦੀ ਹੈ। ਯੂਨੀਵਰਸਿਟੀ ਵੱਲੋਂ ਇਨ੍ਹਾਂ ਰਸਾਇਣਾਂ ਦੀ ਲੋੜ ਅਨੁਸਾਰ ਹੀ ਵਰਤੋਂ ਕਰਨ ਬਾਰੇ ਸਿਫਾਰਸ਼ਾਂ ਕੀਤੀਆਂ ਗਈਆਂ ਹਨ ਤਾਂ ਜੋ ਮਨੁੱਖੀ ਸਿਹਤ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ। ਨੁਕਸਾਨਕਾਰੀ ਪੱਧਰ ਤੇ ਪਹੁੰਚੇ ਕੀਝਿਆਂ ਤੋਂ ਬਚਣ ਲਈ ਸਰਬਪੱਖੀ ਕੀਟ ਕੰਟਰੋਲ ਪ੍ਰਬੰਧ (Integrated Pest Management) ਰਾਹੀਂ ਸਬਜ਼ੀਆਂ, ਝੋਨਾ ਅਤੇ ਨਰਮਾ ਫਸਲਾਂ ਨੂੰ ਕੀਟ ਮੁਕਤ ਰੱਖਣ ਦੀ ਤਕਨੀਕ ਵਿਕਸਤ ਕਰਕੇ ਖੇਤਾਂ ਵਿੱਚ ਲਾਗੂ ਕੀਤੀ ਗਈ ਹੈ। ਨਰਮੇ ਅਤੇ ਬਾਸਮਤੀ ਫਸਲਾਂ ਵਿੱਚ ਸਰਬਪੱਖੀ ਕੀਟ ਪ੍ਰਬੰਧ ਤਕਨੀਕਾਂ ਵਰਤਣ ਨਾਲ ਰਸਾਇਣਾਂ ਦੇ ਛਿੜਕਾਅ ਵਿੱਚ 30 ਤੋਂ 40 ਫੀਸਦੀ ਦੀ ਕਮੀ ਆਈ ਹੈ। ਇਸ ਨਾਲ ਵਾਤਾਵਰਣ ਵਿੱਚ ਪ੍ਰਦੂਸ਼ਨ ਵੀ ਘਟਿਆ ਹੈ।

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਸੂਖਮ ਖੇਤੀ ਦੀਆਂ ਵੀ ਕਈ ਵਿਧੀਆਂ ਵਿਕਸਤ ਕੀਤੀਆਂ ਹਨ। ਸਬਜ਼ੀਆਂ ਦੀ ਸੁਰੱਖਿਅਤ ਖੇਤੀ ਲਈ ਨੈੱਟ ਹਾਊਸ ਤਕਨਾਲੋਜੀ ਕਿਸਾਨਾਂ ਨੇ ਵਧੀਆ ਗੁਣਵੱਤਾ ਵਾਲੀ ਅਗੇਤੀ ਅਤੇ ਪਿਛੇਤੀ ਫਸਲ ਲੈਣ ਲਈ ਸਹਾਈ ਹੋ ਰਹੀ ਹੈ। ਇਸ ਨਾਲ ਕੀਟਨਾਸ਼ਕਾਂ

ਦੀ ਵਰਤੋਂ ਘਟਾਉਣ ਦੇ ਨਾਲ ਨਾਲ ਵਧੇਰੇ ਮੁਨਾਫ਼ਾ ਵੀ ਹਾਸਿਲ ਹੋ ਰਿਹਾ ਹੈ।

ਖੇਤੀਬਾੜੀ ਮਸ਼ੀਨਰੀ ਨੂੰ ਵਿਕਸਤ ਕਰਨ ਅਤੇ ਵਪਾਰਕ ਤੌਰ ਤੇ ਹਰਮਨ ਪਿਆਰਾ ਬਣਾਉਣ ਵਿੱਚ ਪੰਜਾਬ ਦੇਸ਼ ਦਾ ਮੌਦ੍ਰਿ ਸੂਬਾ ਹੈ। ਇਸੇ ਕਰਕੇ ਪੰਜਾਬ ਨੂੰ ਖੇਤੀ ਮਸ਼ੀਨਰੀ ਬਣਾਉਣ ਦਾ ਕੇਂਦਰ ਕਿਹਾ ਜਾਂਦਾ ਹੈ। ਝੋਨੇ ਦੇ ਵੱਡ ਵਿੱਚ ਕਣਕ ਬੀਜਣ ਲਈ ਹੈਪੀ ਸੀਡਰ ਮਸ਼ੀਨ ਦੇ ਵਿਕਾਸ ਨਾਲ ਕਾਸ਼ਤ ਵੇਲੇ ਆਉਣ ਵਾਲਾ ਖਰਚਾ ਵੀ 20 ਫ਼ੀਸਦੀ ਘਟਿਆ ਹੈ। ਇਸ ਮਸ਼ੀਨ ਦੀ ਵੱਡੇ ਪੱਧਰ ਤੇ ਵਰਤੋਂ ਨਾਲ, ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੇ ਵੀ ਕਾਬੂ ਪਵੇਗਾ ਅਤੇ ਜ਼ਮੀਨ ਦੀ ਭੌਤਿਕ ਹਾਲਤ ਵੀ ਸੁਧਰੇਗੀ।

ਯੂਨੀਵਰਸਿਟੀ ਵੱਲੋਂ ਅਤਿ-ਆਧੁਨਿਕ ਖੋਜ ਸੁਵਿਧਾਵਾਂ ਵਾਲਾ ਸਕੂਲ ਆਫ ਐਗਰੀਕਲਚਰਲ ਬਾਇਓਟੈਕਨਾਲੋਜੀ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਫਸਲਾਂ ਬਾਰੇ ਖੋਜ ਨੂੰ ਬਾਇਓਟੈਕਨਾਲੋਜੀ ਵਿਧੀ ਨਾਲ ਹੁਲਾਰਾ ਦਿੱਤਾ ਜਾ ਸਕੇ। ਕਣਕ ਅਤੇ ਝੋਨੇ ਵਿੱਚ ਇਸ ਵਿਧੀ ਰਾਹੀਂ ਰੋਗਾਂ ਦਾ ਟਾਕਰਾ ਕਰਨ ਵਾਲੀਆਂ ਕਿਸਮਾਂ ਦੇ ਵਿਕਾਸ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਇਸ ਵਿਧੀ ਨਾਲ ਯੂਨੀਵਰਸਿਟੀ ਨੇ ਬਾਸਮਤੀ ਦੀ ਵਧੀਆ ਕਿਸਮ ਪੰਜਾਬ ਬਾਸਮਤੀ-3 ਤਿਆਰ ਕੀਤੀ ਹੈ।

ਯੂਨੀਵਰਸਿਟੀ ਵਿੱਚ ਸਥਾਪਿਤ ਕੀਤੀ ਇਲੈਕਟਰਾਨ ਮਾਈਕਰੋਸਕੋਪੀ ਅਤੇ ਨੈਨੋ ਸਾਇੰਸ ਲੈਬਰਟਰੀ ਆਪਣੀ ਕਿਸਮ ਦੀ ਇੱਕ ਉੱਚ ਮਿਆਰੀ ਲੈਬਰਟਰੀ ਹੈ। ਖੇਤੀਬਾੜੀ ਖੋਜ ਲਈ ਲੋੜੀਂਦੇ ਅਤਿ ਆਧੁਨਿਕ ਯੰਤਰ ਲਗਾ ਕੇ ਇਸ ਪ੍ਰਯੋਗਸ਼ਾਲਾ ਦਾ ਪੂਰਾ ਲਾਭ ਉਠਾਇਆ ਜਾ ਰਿਹਾ ਹੈ।

ਯੂਨੀਵਰਸਿਟੀ ਵੱਲੋਂ ਕਿਸਾਨਾਂ ਲਈ ਵੱਖ-ਵੱਖ ਫਸਲਾਂ ਦੀਆਂ ਸੁਧਰੀਆਂ ਕਿਸਮਾਂ ਦਾ ਬੀਜ ਪੈਦਾ ਕੀਤਾ ਜਾਂਦਾ ਹੈ ਜਿਸ ਨੂੰ ਕਿਸਾਨ ਬੜੀ ਤੀਬਰਤਾ ਨਾਲ ਖਰੀਦਦੇ ਹਨ। ਯੂਨੀਵਰਸਿਟੀ ਦਾ ਖੇਤੀਬਾੜੀ ਮੌਸਮ ਵਿਭਾਗ ਕਿਸਾਨਾਂ ਨੂੰ ਮੌਸਮ ਬਾਰੇ ਅਗਾਊਂ ਜਾਣਕਾਰੀ ਦਿੰਦਾ ਹੈ। ਯੂਨੀਵਰਸਿਟੀ ਦੇ ਖੇਤੀ ਮੰਡੀਕਰਣ ਚੰਕਸੀ ਸੈਲ ਵੱਲੋਂ ਕਿਸਾਨਾਂ ਨੂੰ ਫਸਲਾਂ ਦੇ ਮੰਡੀਕਰਨ ਬਾਰੇ ਵੀ ਲੋੜੀਂਦੀ ਸੂਚਨਾ ਮੁਹੱਈਆ ਕੀਤੀ ਜਾਂਦੀ ਹੈ।

ਯੂਨੀਵਰਸਿਟੀ ਆਪਣੀ ਮਿਆਰੀ ਸਿੱਖਿਆ ਕਾਰਨ ਵਿਦੇਸ਼ਾਂ ਵਿੱਚ ਵੀ ਜਾਣੀ-ਪਛਾਣੀ ਜਾਂਦੀ ਹੈ। ਇਸੇ ਕਰਕੇ ਬਾਹਰਲੇ ਮੁਲਕਾਂ ਦੇ ਵਿਦਿਆਰਥੀ ਇੱਥੇ ਸਿੱਖਿਆ ਗ੍ਰਹਿਣ ਕਰਨ ਆਉਂਦੇ ਹਨ। ਯੂਨੀਵਰਸਿਟੀ ਵੱਲੋਂ ਖੋਜ, ਪਸਾਰ ਅਤੇ ਅਧਿਆਪਨ ਦੇ ਖੇਤਰਾਂ ਵਿੱਚ ਉੱਘਾ ਯੋਗਦਾਨ ਪਾਇਆ ਜਾ ਰਿਹਾ ਹੈ। ਯੂਨੀਵਰਸਿਟੀ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਥੋਂ ਦੇ ਪੁਰਾਣੇ ਵਿਦਿਆਰਥੀਆਂ ਨੇ ਬਹੁਤ ਉੱਚੇ ਮੁਕਾਮ ਹਾਸਿਲ ਕੀਤੇ ਹਨ ਜਿਨ੍ਹਾਂ ਵਿੱਚੋਂ ਡਾ. ਐਨ. ਐਸ. ਰੰਧਾਵਾ ਦੇਸ਼ ਦੀ ਖੇਤੀ ਦੀ ਸਭ ਤੋਂ ਉੱਚੀ ਸੰਸਥਾ ਭਾਰਤੀ ਖੇਤੀ ਖੋਜ ਪ੍ਰੀਸ਼ਦ (ICAR) ਦੇ ਡਾਇਰੈਕਟਰ ਜਨਰਲ ਬਣੇ।

ਯੂਨੀਵਰਸਿਟੀ ਆਪਣੇ ਖੋਜ ਅਤੇ ਪਸਾਰ ਦੇ ਸੁਮੇਲ ਸਦਕਾ ਵਿਸ਼ਵ ਭਰ ਵਿੱਚ ਜਾਣੀ ਜਾਂਦੀ ਹੈ। ਕਿਸਾਨਾਂ ਨਾਲ ਸੰਪਰਕ ਤੋਂ ਇਲਾਵਾ ਸੂਬੇ ਦੇ ਵਿਕਾਸ ਨਾਲ ਸੰਬੰਧਤ ਸਾਰੇ ਵਿਭਾਗਾਂ ਨਾਲ ਵੀ

ਯੂਨੀਵਰਸਿਟੀ ਦਾ ਬਹੁਤ ਨੇੜਲਾ ਸੰਬੰਧ ਹੈ। ਕਿਸਾਨ ਸੇਵਾ ਕੇਂਦਰ ਦਾ ਸੰਕਲਪ ਸਭ ਤੋਂ ਪਹਿਲਾਂ ਇਸ ਯੂਨੀਵਰਸਿਟੀ ਨੇ ਹੀ ਲਾਗੂ ਕੀਤਾ ਜਿਸ ਨੂੰ ਭਾਰਤੀ ਖੇਤੀ ਖੋਜ ਪ੍ਰੀਸ਼ਦ ਨੇ ਦੇਸ਼ ਭਰ ਵਿੱਚ ਅਪਣਾਇਆ। ਪਸਾਰ ਸਿਖਿਆ ਡਾਇਰੈਕਟੋਰੇਟ ਦਾ ਵੱਖ-ਵੱਖ ਜ਼ਿਲ੍ਹਾਂ ਵਿੱਚ ਸਥਾਪਿਤ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਸਕੀਮਾਂ ਰਾਹੀਂ ਕਿਸਾਨ ਭਰਾਵਾਂ ਨਾਲ ਸਿੱਧਾ ਸੰਪਰਕ ਹੈ। ਸਿਖਲਾਈਆਂ, ਪ੍ਰਦਰਸ਼ਨੀਆਂ, ਪਰਖ ਤਜ਼ਰਬਿਆਂ, ਕਿਸਾਨ ਮੇਲਿਆਂ, ਖੇਤ ਦਿਵਸਾਂ ਦੇ ਨਾਲ-ਨਾਲ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵੱਲੋਂ ਪ੍ਰਕਾਸ਼ਤ ਕੀਤੀਆਂ ਜਾਂਦੀਆਂ ਪ੍ਰਕਾਸ਼ਨਾਵਾਂ ਅਤੇ ਪੌਦਾ ਰੋਗ ਹਸਪਤਾਲ, ਸੰਪਰਕ ਦੇ ਪ੍ਰਮੁੱਖ ਸਾਧਨ ਹਨ। ਪਿਛਲੇ ਸਾਲਾਂ ਵਿੱਚ ਯੂਨੀਵਰਸਿਟੀ ਵੱਲੋਂ ਪੰਜਾਬ ਦੇ ਪਿੰਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੂਤ ਤਾਇਨਾਤ ਕੀਤੇ ਗਏ ਹਨ। ਇਹ ਦੂਤ ਮੋਬਾਈਲ ਫੋਨ ਅਤੇ ਇੰਟਰਨੈੱਟ ਰਾਹੀਂ ਯੂਨੀਵਰਸਿਟੀ ਮਾਹਿਰਾਂ ਅਤੇ ਕਿਸਾਨਾਂ ਵਿੱਚ ਪੁਲ ਦਾ ਕੰਮ ਕਰਦੇ ਹਨ।

ਯੂਨੀਵਰਸਿਟੀ ਵੱਲੋਂ ਹਰ ਸਾਲ ਹਾੜ੍ਹੀ ਅਤੇ ਸਾਉਣੀ ਦੀ ਕਾਸ਼ਤ ਤੋਂ ਪਹਿਲਾਂ ਮਾਰਚ ਅਤੇ ਸਤੰਬਰ ਮਹੀਨੇ ਵਿੱਚ ਕਿਸਾਨ ਮੇਲੇ ਲੁਧਿਆਣਾ ਅਤੇ ਬਾਕੀ ਸੂਬੇ ਵਿੱਚ ਵੱਖ-ਵੱਖ ਥਾਵਾਂ ਤੇ ਕਰਵਾਏ ਜਾਂਦੇ ਹਨ। ਇਨ੍ਹਾਂ ਕਿਸਾਨ ਮੇਲਿਆਂ ਵਿੱਚ ਜਿੱਥੇ ਯੂਨੀਵਰਸਿਟੀ ਪ੍ਰਕਾਸ਼ਨਾਵਾਂ ਦੇ ਸਟਾਲ ਲੱਗਦੇ ਹਨ ਉਥੇ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਕਿਸਾਨਾਂ ਨਾਲ ਵਿਚਾਰ-ਵਟਾਂਦਰਾ ਵੀ ਕਰਦੇ ਹਨ। ਨਵੀਆਂ ਕਿਸਮਾਂ ਦੇ ਬੀਜ, ਫਲਦਾਰ ਬੂਟੇ ਅਤੇ ਘਰੇਲੂ ਬਗੀਚੀ ਲਈ ਸਬਜ਼ੀਆਂ ਦੇ ਬੀਜ ਵੀ ਛੋਟੀਆਂ-ਛੋਟੀਆਂ ਕਿੱਟਾਂ ਵਿੱਚ ਕਿਸਾਨ ਭਰਾਵਾਂ ਨੂੰ ਦਿੱਤੇ ਜਾਂਦੇ ਹਨ। ਖੇਤੀ ਉਦਯੋਗ ਨੁਮਾਇਸ਼ ਵਿੱਚ ਦੇਸ਼ ਭਰ ਤੋਂ ਉੱਦਮੀ ਉਦਯੋਗਪਤੀ ਕਿਸਾਨਾਂ ਨਾਲ ਆਪਣੀਆਂ ਨਵੀਆਂ ਮਸ਼ੀਨਾਂ ਅਤੇ ਗਿਆਨ ਸਾਂਝਾ ਕਰਦੇ ਹਨ। ਇਨ੍ਹਾਂ ਮੇਲਿਆਂ ਵਿੱਚ ਹਰ ਸਾਲ ਲਗਪਗ ਤਿੰਨ ਲੱਖ ਕਿਸਾਨ ਭਰਾ ਅਤੇ ਭੈਣਾਂ ਹਿੱਸਾ ਲੈਂਦੇ ਹਨ।

ਗਿਆਨ-ਵਿਗਿਆਨ ਦੇ ਖੇਤਰ ਵਿੱਚ ਸਿਖਰਾਂ ਛੋਹਣ ਦੇ ਨਾਲ-ਨਾਲ ਇਸ ਯੂਨੀਵਰਸਿਟੀ ਨੇ ਖੇਡਾਂ, ਸਾਹਿਤ ਅਤੇ ਸਭਿਆਚਾਰ ਦੇ ਖੇਤਰ ਵਿੱਚ ਵੀ ਅਨੇਕਾਂ ਵਡਮੁੱਲੀਆਂ ਪ੍ਰਾਪਤੀਆਂ ਕੀਤੀਆਂ ਹਨ। ਇਸ ਯੂਨੀਵਰਸਿਟੀ ਨੂੰ ਇਹ ਸੁਭਾਗ ਹਾਸਿਲ ਹੈ ਕਿ ਇਸ ਯੂਨੀਵਰਸਿਟੀ ਦੇ ਤਿੰਨ ਵਿਦਿਆਰਥੀਆਂ ਨੂੰ ਭਾਰਤੀ ਹਾਕੀ ਟੀਮ ਦਾ ਉਲੰਪਿਕਸ ਵਿੱਚ ਕਪਤਾਨ ਬਣਨ ਦਾ ਮਾਣ ਮਿਲਿਆ।

ਦੇਸ਼ ਦੀ ਅਨਾਜ ਸੁਰੱਖਿਆ ਯਕੀਨੀ ਬਣਾਉਣ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਇਸ ਯੂਨੀਵਰਸਿਟੀ ਨੂੰ 1995 ਵਿੱਚ ਭਾਰਤੀ ਖੇਤੀ ਖੋਜ ਪ੍ਰੀਸ਼ਦ ਵੱਲੋਂ ਦੇਸ਼ ਦੀ ਸਭ ਤੋਂ ਪਹਿਲੀ ਸਰਵੋਤਮ ਯੂਨੀਵਰਸਿਟੀ ਬਣਨ ਦਾ ਮਾਣ ਮਿਲਿਆ।

ਇਸ ਯੂਨੀਵਰਸਿਟੀ ਨੇ ਸਥਾਪਨਾ ਤੋਂ ਲੈ ਕੇ ਹੁਣ ਤਕ 50 ਸਾਲਾਂ ਤੋਂ ਵੱਧ ਦਾ ਲੰਬਾ ਸੱਫਰ ਬੜੀ ਕਾਮਯਾਬੀ ਨਾਲ ਤੈਆ ਕੀਤਾ ਹੈ। ਹਰੀ ਕ੍ਰਾਂਤੀ ਲਿਆ ਕੇ ਦੇਸ਼ ਨੂੰ ਅਨਾਜ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਬੜਾ ਮਹੱਤਵਪੂਰਨ ਯੋਗਦਾਨ ਪਾਇਆ ਹੈ। ਆਉਣ ਵਾਲਾ ਸਮਾਂ ਮੰਗ ਕਰਦਾ ਹੈ ਕਿ ਖੇਤੀ

ਵਿੱਚ ਉੱਭਰ ਰਹੀਆਂ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇ। ਉੱਭਰ ਰਹੀਆਂ ਚੁਣੌਤੀਆਂ ਵਿੱਚ ਉਤਪਾਦਨ ਨੂੰ ਬਰਕਰਾਰ ਰੱਖਣਾ, ਫਸਲੀ ਵੰਨ-ਸੁਵੰਨਤਾ ਰਾਹੀਂ ਕੁਦਰਤੀ ਸਰੋਤਾਂ ਦੀ ਸੰਭਾਲ ਕਰਨੀ, ਮੌਸਮੀ ਬਦਲਾਅ ਦੇ ਖਤਰੇ ਦਾ ਸਾਹਮਣਾ ਕਰਨ ਲਈ ਥੋੜ੍ਹਾ ਕਾਰਜ ਆਰੰਭਣੇ ਅਤੇ ਇਸ ਸਭ ਲਈ ਲੋੜੀਂਦਾ ਮਨੁੱਖੀ ਸਰੋਤ ਵਿਕਸਤ ਕਰਨਾ ਪ੍ਰਮੁੱਖ ਹਨ। ਯੂਨੀਵਰਸਿਟੀ ਵੱਲੋਂ ਆਉਣ ਵਾਲੇ ਦੋ ਦਹਾਕਿਆਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਖੇਤੀ ਥੋੜ੍ਹਾ, ਅਧਿਆਪਨ ਅਤੇ ਪਸਾਰ ਲਈ ਕਾਰਜ ਨੀਤੀ ਤੈਅ ਕੀਤੀ ਗਈ ਹੈ। ਅਗਲੇਰੀ ਜ਼ਿੰਮੇਵਾਰੀ ਸੰਭਾਲਣ ਲਈ ਇਸ ਯੂਨੀਵਰਸਿਟੀ ਨੂੰ ਵਧੇਰੇ ਸ਼ਕਤੀ ਨਾਲ ਮੋਹਰੀ ਰੋਲ ਅਦਾ ਕਰਨ ਲਈ ਤਿਆਰ ਬਰ ਤਿਆਰ ਰਹਿਣਾ ਪੈਣਾ ਹੈ।

## ਅਭਿਆਸ

### (ਉ) ਇੱਕ ਦੋ ਸ਼ਬਦਾਂ ਵਿੱਚ ਉੱਤਰ ਦਿਓ।

1. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਸਥਾਪਨਾ ਕਦੋਂ ਹੋਈ?
2. ਦੇਸ਼ ਵਿੱਚ ਪਹਿਲੀ ਐਗਰੀਕਲਚਰਲ ਯੂਨੀਵਰਸਿਟੀ ਕਦੋਂ ਸਥਾਪਿਤ ਕੀਤੀ ਗਈ?
3. ਕਲਿਆਣ ਸੋਨਾ ਅਤੇ ਡਬਲਯੂ. ਐਲ.711 ਕਿਸ ਫਸਲ ਦੀਆਂ ਕਿਸਮਾਂ ਹਨ?
4. ਕਣਕ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਵਿਜੇਤਾ ਸਾਇੰਸਦਾਨ ਦਾ ਨਾਂ ਦੱਸੋ।
5. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਕਿਸਾਨ ਮੇਲਿਆਂ ਦਾ ਆਰੰਭ ਕਦੋਂ ਹੋਇਆ।
6. ਯੂਨੀਵਰਸਿਟੀ ਵੱਲੋਂ ਵਿਕਸਿਤ ਕਿਨੀਆਂ ਕਿਸਮਾਂ ਨੂੰ ਕੌਮੀ ਪੱਧਰ 'ਤੇ ਮਾਨਤਾ ਮਿਲੀ।
7. ਦੇਸ਼ ਵਿੱਚ ਸਭ ਤੋਂ ਪਹਿਲਾਂ ਕਿਹੜੀ ਫਸਲ ਲਈ ਹਾਈਬਿਊਡ ਵਿਕਸਿਤ ਹੋਇਆ।
8. ਯੂਨੀਵਰਸਿਟੀ ਵੱਲੋਂ ਕਿਹੜੀਆਂ ਫਸਲਾਂ ਲਈ ਢੱਕਵੀ ਖੇਤੀ ਤਕਨੀਕਾਂ ਵਿਕਸਿਤ ਕੀਤੀਆਂ ਗਈਆਂ?
9. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਕਿਸ ਸ਼ਹਿਰ ਵਿੱਚ ਸਥਾਪਿਤ ਹੈ?
10. ਕਿਸਾਨਾਂ ਨੂੰ ਮੌਸਮ ਬਾਰੇ ਜਾਣਕਾਰੀ ਯੂਨੀਵਰਸਿਟੀ ਦੇ ਕਿਸ ਵਿਭਾਗ ਰਾਹੀਂ ਦਿੱਤੀ ਜਾਂਦੀ ਹੈ?

### (ਅ) ਇੱਕ ਦੋ ਵਾਕਾਂ ਵਿੱਚ ਉੱਤਰ ਦਿਓ।

1. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਚੋਂ ਕਿਹੜੀਆਂ ਦੋ ਹੋਰ ਯੂਨੀਵਰਸਿਟੀ ਬਣੀਆਂ?
2. ਕਿਹੜੀਆਂ-ਕਿਹੜੀਆਂ ਫਸਲਾਂ ਦੀਆਂ ਵੱਖ-ਵੱਖ ਕਿਸਮਾਂ ਨੇ ਹਰਾ ਇਨਕਲਾਬ ਲਿਆਉਣ ਵਿਚ ਯੋਗਦਾਨ ਪਾਇਆ।
3. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੁੱਖ ਕੰਮ ਕੀ ਹਨ?
4. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਵਿਕਸਿਤ ਕਫਾਇਤੀ ਖੇਤੀ ਤਕਨੀਕਾਂ ਦੇ ਨਾਂ ਦੱਸੋ।
5. ਅੰਤਰਰਾਸ਼ਟਰੀ ਪੱਧਰ ਦੀਆਂ ਦੋ ਸੰਸਥਾਵਾਂ ਦੇ ਨਾਂ ਦੱਸੋ, ਜਿਨ੍ਹਾਂ ਨਾਲ ਯੂਨੀਵਰਸਿਟੀ ਨੇ ਹਰਾ ਇਨਕਲਾਬ ਦੀ ਪ੍ਰਾਪਤੀ ਲਈ ਸਾਂਝ ਪਾਈ।

6. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੂਤ ਕੀ ਕੰਮ ਕਰਦੇ ਹਨ?
7. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਖੇਡਾਂ ਵਿੱਚ ਕੀ ਯੋਗਦਾਨ ਹੈ?
8. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਬਣਾਉਣ ਦਾ ਮੁੱਖ ਮਨੋਰਥ ਕੀ ਸੀ?
9. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੂੰ ਕਿਹੜੀਆਂ ਫਸਲਾਂ ਦੇ ਪਹਿਲੇ ਹਾਈਬ੍ਰਿਡ ਬਣਾਉਣ ਦਾ ਮਾਣ ਹਾਸਿਲ ਹੈ?
10. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਖੁੰਬ ਉਤਪਾਦਨ ਵਿੱਚ ਕੀ ਯੋਗਦਾਨ ਹੈ?

**(੯) ਪੰਜ ਛੇ ਵਾਕਾਂ ਵਿੱਚ ਉੱਤਰ ਦਿਓ।**

1. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਹੋ ਰਹੇ ਪਸਾਰ ਦੇ ਕੰਮ ਤੇ ਚਾਨਣਾ ਪਾਓ।
2. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲਿਆਂ ਬਾਰੇ ਸੰਖੇਪ ਵਿੱਚ ਜਾਣਕਾਰੀ ਦਿਓ।
3. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲਈ ਆਉਣ ਵਾਲੀਆਂ ਚੁਣੌਤੀਆਂ ਦਾ ਵਰਣਨ ਕਰੋ।
4. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਸ਼ਹਿਦ ਉਤਪਾਦਨ ਵਿੱਚ ਕੀ ਯੋਗਦਾਨ ਹੈ?
5. ਖੇਤੀ ਖੋਜ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਅੰਤਰਰਾਸ਼ਟਰੀ ਪੱਧਰ ਤੇ ਕਿਸ ਤਰ੍ਹਾਂ ਸਾਂਝ ਹੈ?

★★★★★

## ਪਾਠ-3

### ਹਾੜੀ ਦੀਆਂ ਡਸਲਾਂ

ਹਾੜੀ ਦੀਆਂ ਡਸਲਾਂ ਆਮ ਤੌਰ ਤੇ ਅਕਤੂਬਰ-ਨਵੰਬਰ ਵਿੱਚ ਬੀਜੀਆਂ ਜਾਂ ਦੀਆਂ ਹਨ ਅਤੇ ਮਾਰਚ-ਅਪ੍ਰੈਲ ਵਿੱਚ ਕੱਟ ਲਈਆਂ ਜਾਂਦੀਆਂ ਹਨ। ਹਾੜੀ ਦੀਆਂ ਡਸਲਾਂ ਨੂੰ ਇਸ ਪਾਠ ਵਿੱਚ ਹੇਠਾਂ ਦਿੱਤੀਆਂ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ:-

1. ਅਨਾਜ
2. ਦਾਲਾਂ ਅਤੇ ਤੇਲ ਬੀਜ
3. ਚਾਰੇ

#### 1. ਅਨਾਜ

ਹਾੜੀ ਦੀਆਂ ਅਨਾਜ ਵਾਲੀਆਂ ਡਸਲਾਂ ਵਿੱਚ ਕਣਕ ਅਤੇ ਜੋਂ ਮੁੱਖ ਡਸਲਾਂ ਹਨ। ਕਣਕ ਮਨੁੱਖੀ ਮੁਰਾਕ ਦਾ ਇੱਕ ਵੱਡਾ ਹਿੱਸਾ ਹੋਣ ਕਾਰਣ ਦੇਸ਼ ਦੀ ਅੰਨ ਸੁਰੱਖਿਆ ਦਾ ਮੁੱਖ ਅਧਾਰ ਹੈ। ਇਸ ਪਾਠ ਵਿੱਚ ਅਸੀਂ ਪੰਜਾਬ ਵਿੱਚ ਉਗਾਈਆਂ ਜਾਂਦੀਆਂ ਮੁੱਖ ਡਸਲਾਂ ਦੀ ਕਾਸ਼ਤ ਬਾਰੇ ਹੀ ਜਾਣਕਾਰੀ ਹਾਸਲ ਕਰਾਂਗੇ।

##### 1.1 ਕਣਕ

ਕਣਕ ਦੀ ਪੈਦਾਵਾਰ ਵਿੱਚ ਚੀਨ ਦੁਨੀਆਂ ਵਿੱਚ ਅਤੇ ਉੱਤਰ ਪ੍ਰਦੇਸ਼ ਭਾਰਤ ਵਿੱਚ ਸੱਭ ਤੋਂ ਮੋਹਰੀ ਹੈ। ਪੰਜਾਬ ਵਿੱਚ ਕਣਕ ਲਗਪਗ 35 ਲੱਖ ਹੈਕਟੇਅਰ ਰਕਬੇ ਵਿੱਚ ਬੀਜੀ ਜਾਂਦੀ ਹੈ ਅਤੇ ਇਸ ਦਾ ਔਸਤ ਝਾੜ 18-20 ਕੁਇੰਟਲ ਪ੍ਰਤੀ ਏਕੜ ਦੇ ਲਗਪਗ ਰਹਿੰਦਾ ਹੈ।

**ਜਲਵਾਯੁ ਅਤੇ ਜ਼ਮੀਨ :** ਕਣਕ ਨੂੰ ਬੀਜਾਈ ਦੇ ਦਿਨਾਂ ਵਿੱਚ ਠੰਢ ਦੀ ਲੋੜ ਹੁੰਦੀ ਹੈ। ਇਨ੍ਹਾਂ ਦਿਨਾਂ ਵਿੱਚ ਜ਼ਿਆਦਾ ਗਰਮੀ ਹੋਣ ਨਾਲ ਇਹ ਜਾੜ (ਬੂਝਾ) ਘੱਟ ਮਾਰਦੀ ਹੈ ਅਤੇ ਇਸ ਉੱਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਆ ਜਾਂਦੀਆਂ ਹਨ। ਕੱਲਰ ਅਤੇ ਸੇਮ ਵਾਲੀਆਂ ਜ਼ਮੀਨਾਂ ਤੋਂ ਬਿਨਾਂ ਇਹ ਹਰ ਕਿਸਮ ਦੀ ਜ਼ਮੀਨ ਵਿੱਚ ਹੋ ਜਾਂਦੀ ਹੈ ਪਰ ਦਰਮਿਆਨੀ ਮੈਰਾ ਜ਼ਮੀਨ, ਜਿਸ ਵਿੱਚ ਪਾਣੀ ਨਾ ਖੜ੍ਹਦਾ ਹੋਵੇ, ਇਸ ਲਈ ਸਭ ਤੋਂ ਵਧੀਆ ਹੁੰਦੀ ਹੈ। ਕਣਕ ਦੀਆਂ ਵਡਾਣਕ ਕਿਸਮਾਂ ਲਈ ਦਰਮਿਆਨੀ ਤੋਂ ਭਾਰੀ ਜ਼ਮੀਨ ਜ਼ਿਆਦਾ ਢੁਕਵੀਂ ਹੁੰਦੀ ਹੈ।

**ਫਸਲੀ ਚੱਕਰ :** ਆਮ ਤੌਰ 'ਤੇ ਪੂਰੇ ਸਾਲ ਵਿੱਚ ਅਸੀਂ ਇੱਕ ਖੇਤ ਵਿੱਚ ਜਿਹੜੀਆਂ ਡਸਲਾਂ ਉਗਾਉਂਦੇ ਹਾਂ ਉਸ ਨੂੰ ਡਸਲੀ ਚੱਕਰ ਕਿਹਾ ਜਾਂਦਾ ਹੈ। ਝੋਨਾ-ਕਣਕ, ਕਪਾਹ-ਕਣਕ, ਮੱਕੀ-ਕਣਕ, ਮੱਕੀ ਝੋਨਾ-ਆਲੂ-ਕਣਕ, ਮੂੰਗੀ/ ਅਰਹਰ/ ਮਾਂਹ-ਕਣਕ, ਮੂੰਗਫਲੀ-ਕਣਕ, ਸੋਇਆਬੀਨ-ਕਣਕ ਆਦਿ ਕਣਕ ਅਧਾਰਿਤ ਕੁਝ ਮੁੱਖ ਡਸਲ ਚੱਕਰ ਹਨ।

**ਉੱਨਤ ਕਿਸਮਾਂ :** ਐਚ. ਡੀ. 2967, ਪੀ. ਬੀ. ਡਬਲਯੂ. 621, ਡੀ. ਬੀ. ਡਬਲਯੂ. 17 ਅਤੇ ਪੀ. ਬੀ. ਡਬਲਯੂ. 343 ਆਮ ਕਣਕ ਅਤੇ ਡਬਲਯੂ. ਐਚ. ਡੀ. 943, ਪੀ. ਡੀ. ਡਬਲਯੂ. 291 ਅਤੇ ਪੀ. ਡੀ. ਡਬਲਯੂ. 233 ਵਡਾਣਕ ਕਣਕ ਦੀਆਂ ਉੱਨਤ ਕਿਸਮਾਂ ਹਨ। ਵਡਾਣਕ ਕਣਕ ਦੇ ਆਟੇ ਨੂੰ ਪਾਸਤਾ ਬਣਾਉਣ ਲਈ ਵਰਤਿਆ ਜਾਂਦਾ ਹੈ।

**ਖੇਤ ਦੀ ਤਿਆਰੀ :** ਝੋਨੇ ਪਿੱਛੋਂ ਕਣਕ ਬੀਜਣ ਲਈ ਆਮ ਤੌਰ ਤੇ ਖੇਤਾਂ ਵਿੱਚ ਕਾਫ਼ੀ ਗਿੱਲ ਹੁੰਦੀ ਹੈ ਪਰ ਜੇ ਗਿੱਲ ਨਾ ਹੋਵੇ ਤਾਂ ਰੌਣੀ ਲਈ ਪਾਣੀ ਦਿਓ। ਜ਼ਮੀਨ ਨੂੰ ਵੱਤਰ ਹਾਲਤ ਵਿੱਚ ਤਵੀਆਂ ਨਾਲ ਇੱਕ ਵਾਰ ਵਾਹੋ ਪਰ ਜੇ ਕੰਬਾਈਨ ਨਾਲ ਕੱਟੇ ਝੋਨੇ ਦੀ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹੁਣਾ ਹੋਵੇ ਤਾਂ ਤਵੀਆਂ ਨਾਲ ਘੱਟੋ-ਘੱਟ ਦੋ ਵਾਰ ਵਾਹੋ ਤੇ ਪਿੱਛੋਂ ਸੁਹਾਗਾ ਫੇਰੋ। ਇਸ ਪਿੱਛੋਂ ਕਲਟੀਵੇਟਰ ਨਾਲ ਇੱਕ ਵਾਰ ਅਤੇ ਜੇ ਜ਼ਮੀਨ ਭਾਗੀ ਹੋਵੇ ਤਾਂ ਦੋ ਵਾਰ ਵਾਹੋ ਅਤੇ ਸੁਹਾਗਾ ਮਾਰੋ। ਜ਼ਮੀਨ ਵਿੱਚ ਵਾਹੀ ਪਰਾਲੀ ਜ਼ਮੀਨ ਦਾ ਜੈਵਿਕ ਮਾਦਾ ਵਧਾ ਕੇ ਇਸ ਦੀ ਲੰਮੇ ਸਮੇਂ ਲਈ ਸਿਹਤ ਬਰਕਰਾਰ ਰੱਖਦੀ ਹੈ। ਸਾਉਣੀ ਦੀਆਂ ਦੂਜੀਆਂ ਫਸਲਾਂ ਪਿੱਛੋਂ ਕਣਕ ਬੀਜਣ ਲਈ ਰੌਣੀ ਪਿੱਛੋਂ ਵੱਤਰ ਆਉਣ ਤੇ ਜ਼ਮੀਨ ਨੂੰ ਦੋ ਵਾਰ ਕਲਟੀਵੇਟਰ ਨਾਲ ਵਾਹੋ ਅਤੇ ਇਸ ਪਿੱਛੋਂ ਸੁਹਾਗਾ ਫੇਰੋ। ਕਣਕ ਨੂੰ ਜੀਰੋ-ਟਿੱਲ ਡਰਿਲ ਨਾਲ ਖੇਤ ਨੂੰ ਬਿਨਾਂ ਵਾਹੋ ਸਿੱਧਾ ਵੀ ਬੀਜਿਆ ਜਾ ਸਕਦਾ ਹੈ। ਜੇ ਖੇਤ ਵਿੱਚ ਨਦੀਨਾਂ ਦੀ ਸਮੱਸਿਆ ਹੋਵੇ ਤਾਂ ਬਿਨਾਂ ਵਾਹੋ ਬਿਜਾਈ ਤੋਂ ਪਹਿਲਾਂ ਗ੍ਰਾਮੈਕਸੋਨ ਨਦੀਨ-ਨਾਸ਼ਕ ਸਪਰੇ ਕਰੋ। ਇਸ ਬੀਜਾਈ ਨਾਲ ਡੀਜ਼ਲ ਤੇ ਸਮੇਂ ਦੀ ਬੱਚਤ ਹੁੰਦੀ ਹੈ, ਵਾਯੂਮੰਡਲ ਦਾ ਪ੍ਰਦੂਸ਼ਣ ਘੱਟਦਾ ਹੈ, ਪਹਿਲੀ ਸਿੰਚਾਈ ਸਮੇਂ ਪਾਣੀ ਘੱਟ ਲਗਦਾ ਹੈ ਜਿਸ ਕਰਕੇ ਪਹਿਲੇ ਪਾਣੀ ਤੋਂ ਬਾਅਦ ਕਣਕ ਪੀਲੀ ਨਹੀਂ ਪੈਂਦੀ, ਨਦੀਨ ਘੱਟ ਹੁੰਦੇ ਹਨ ਅਤੇ ਕਣਕ ਘੱਟ ਡਿਗਦੀ ਹੈ। ਕੰਬਾਈਨ ਨਾਲ ਕੱਟੇ ਝੋਨੇ ਦੇ ਵੱਡ ਵਿੱਚ ਹੈਪੀ-ਸੀਡਰ ਮਸ਼ੀਨ ਨਾਲ ਕਣਕ ਦੀ ਸਿੱਧੀ ਬੀਜਾਈ ਕੀਤੀ ਜਾ ਸਕਦੀ ਹੈ।

**ਬੀਜ ਦੀ ਮਾਤਰਾ ਅਤੇ ਸੋਧ :** ਸਿਫਾਰਸ਼ ਕੀਤੇ ਉੱਲੀਨਾਸ਼ਕਾਂ ਨਾਲ ਸੋਧਿਆ ਹੋਇਆ 40 ਕਿਲੋ ਬੀਜ ਵਰਤੋ।

**ਬਿਜਾਈ ਦਾ ਸਮਾਂ ਅਤੇ ਢੰਗ :** ਅਕਤੂਬਰ ਦੇ ਚੰਬੇ ਹਫਤੇ ਤੋਂ ਲੈ ਕੇ ਨਵੰਬਰ ਦੇ ਚੰਬੇ ਹਫਤੇ ਤੱਕ ਦਾ ਸਮਾਂ ਬਿਜਾਈ ਲਈ ਬਹੁਤ ਢੁਕਵਾਂ ਹੈ। ਕਣਕ ਦੀ ਵੇਲੇ ਸਿਰ ਬਿਜਾਈ ਕਰਨੀ ਬਹੁਤ ਜ਼ਰੂਰੀ ਹੈ ਕਿਉਂਕਿ ਢੁਕਵੇਂ ਸਮੇਂ ਤੋਂ ਬਿਜਾਈ ਵਿੱਚ ਹਰ ਹਫਤੇ ਦੀ ਪਿਛੇਤ ਨਾਲ ਤਕਰੀਬਨ 150 ਕਿਲੋ ਪ੍ਰਤੀ ਏਕੜ ਪ੍ਰਤੀ ਹਫਤਾ ਝਾੜ ਘਟਦਾ ਹੈ। ਬਿਜਾਈ ਬੀਜ-ਖਾਦ ਡਰਿੱਲ ਨਾਲ 20 ਤੋਂ 22 ਸੈਟੀਮੀਟਰ ਦੇ ਫਾਸਲੇ ਤੇ 4-6 ਸੈਟੀਮੀਟਰ ਢੂੰਘੀ ਕਰਨੀ ਚਾਹੀਦੀ ਹੈ। ਕਣਕ ਦੀ ਦੋਹਰੀ ਬਿਜਾਈ (ਅੱਧਾ ਖਾਦ ਤੇ ਬੀਜ ਇੱਕ ਪਾਸੇ ਅਤੇ ਬਾਕੀ ਅੱਧਾ ਦੂਜੇ ਪਾਸੇ) ਨਾਲ ਪ੍ਰਤੀ ਏਕੜ ਦੋ ਕੁਇੰਟਲ ਝਾੜ ਵਧ ਜਾਂਦਾ ਹੈ। ਕਣਕ ਬੈਡ ਪਲਾਂਟਰ ਨਾਲ ਚੌੜੀਆਂ ਵੱਟਾਂ ਤੇ ਵੀ ਬੀਜੀ ਜਾ ਸਕਦੀ ਹੈ। ਇਸ ਵਿਧੀ ਨਾਲ 30 ਕਿਲੋ ਪ੍ਰਤੀ ਏਕੜ ਬੀਜ ਹੀ ਲੱਗਦਾ ਹੈ ਅਤੇ ਪਾਣੀ ਦੀ ਬੱਚਤ ਵੀ ਹੁੰਦੀ ਹੈ।

**ਨਦੀਨਾਂ ਦੀ ਰੋਕਬਾਮ :** ਕਣਕ ਦੀ ਬੀਜਾਈ ਅਕਤੂਬਰ ਦੇ ਅਖੀਰਲੇ ਜਾਂ ਨਵੰਬਰ ਦੇ ਪਹਿਲੇ ਹਫਤੇ ਕਰਨ ਨਾਲ ਨਦੀਨ ਘੱਟ ਹੁੰਦੇ ਹਨ। ਜਿਹੜੇ ਖੇਤਾਂ ਵਿੱਚ ਗੁੱਲੀ ਡੰਡੇ ਦੀ ਸਮੱਸਿਆ ਹੋਵੇ ਉੱਥੇ ਕਣਕ ਵਾਲੇ ਖੇਤਾਂ ਨੂੰ ਬਰਸੀਮ, ਆਲੂ, ਰਾਇਆ ਆਦਿ ਨਾਲ ਅਦਲ-ਬਦਲ ਕੇ ਗੁੱਲੀ ਡੰਡੇ ਦੀ ਸਮੱਸਿਆ

ਘਟਾਈ ਜਾ ਸਕਦੀ ਹੈ। ਉੱਗੇ ਹੋਏ ਨਦੀਨਾਂ ਦੀ ਰੋਕਬਾਮ ਲਈ ਇੱਕ ਗੋਡੀ ਪਹਿਲਾ ਪਾਣੀ ਲਾਉਣ ਤੋਂ ਪਹਿਲਾਂ ਅਤੇ ਦੂਸਰੀ ਗੋਡੀ ਖੇਤ ਵੱਤਰ ਆਉਣ ਤੇ ਕਰੋ। ਚੌੜੇ ਪੱਤੇ ਵਾਲੇ ਨਦੀਨਾਂ ਜਿਵੇਂ ਕਿ ਬਾਬੂ, ਕੰਡਿਆਲੀ ਪਾਲਕ, ਮੈਣਾ, ਮੈਣੀ, ਸੇਂਜੀ ਆਦਿ ਨਦੀਨਾਂ ਦੀ ਰੋਕਬਾਮ ਲਈ ਐਲਗਾਰਿਪ ਜਾਂ ਏਮ ਵਰਤੀ ਜਾ ਸਕਦੀ ਹੈ। ਗੁੱਲੀ ਡੰਡੇ ਦੀ ਰੋਕਬਾਮ ਲਈ ਟੋਪਿਕ, ਲੀਡਰ, ਐਟਲਾਂਟਿਸ, ਟੋਟਲ, ਸਟੈਪ ਜਾਂ ਟ੍ਰੈਫਲਾਨ ਵਿੱਚੋਂ ਕੋਈ ਇੱਕ ਨਦੀਨ-ਨਾਸ਼ਕ ਸਿਫਾਰਸ਼ ਕੀਤੀ ਵਿਧੀ ਅਨੁਸਾਰ ਵਰਤੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿੱਚ ਕਣਕ ਨਾਲ ਸਰ੍ਹੋਂ ਜਾਂ ਰਾਇਆ ਰਲਾ ਕੇ ਬੀਜਣਾ ਹੋਵੇ ਉੱਥੇ ਲੀਡਰ, ਐਟਲਾਂਟਿਸ ਜਾਂ ਟੋਟਲ ਨਹੀਂ ਵਰਤਣੀ ਚਾਹੀਦੀ।

**ਖਾਦਾਂ :** ਕਣਕ ਨੂੰ 50 ਕਿਲੋ ਨਾਈਟ੍ਰੋਜਨ, 25 ਕਿਲੋ ਫਾਸਫੋਰਸ ਅਤੇ 12 ਕਿਲੋ ਪੋਟਾਸ ਪ੍ਰਤੀ ਏਕੜ ਦੀ ਲੋੜ ਪੈਂਦੀ ਹੈ। ਪੋਟਾਸ ਤੱਤ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਹੀ ਕਰੋ ਕਿਉਂਕਿ ਆਮ ਤੌਰ ਤੇ ਪੰਜਾਬ ਦੀਆਂ ਜ਼ਮੀਨਾਂ ਵਿੱਚ ਇਹ ਤੱਤ ਕੁਦਰਤੀ ਤੌਰ ਤੇ ਹੀ ਜ਼ਿਆਦਾ ਹੈ। ਸਾਰੀ ਫਾਸਫੋਰਸ, ਸਾਰੀ ਪੋਟਾਸ ਅਤੇ ਅੱਧੀ ਨਾਈਟ੍ਰੋਜਨ ਬਿਜਾਈ ਵੇਲੇ ਧੋਰ ਦਿਓ ਅਤੇ ਬਾਕੀ ਦੀ ਅੱਧੀ ਨਾਈਟ੍ਰੋਜਨ ਪਹਿਲੇ ਪਾਣੀ ਵੇਲੇ ਛੋਟੇ ਨਾਲ ਪਾਓ। ਫਲੀਦਾਰ ਫਸਲਾਂ ਤੋਂ ਬਾਅਦ ਬੀਜੀ ਕਣਕ ਨੂੰ 25% ਨਾਈਟ੍ਰੋਜਨ ਘੱਟ ਪਾਓ ਕਿਉਂਕਿ ਇਹ ਫਸਲਾਂ ਹਵਾ ਵਿਚਲੀ ਨਾਈਟ੍ਰੋਜਨ ਨੂੰ ਜ਼ਮੀਨ ਵਿੱਚ ਜਮ੍ਹਾਂ ਕਰ ਦਿੰਦੀਆਂ ਹਨ।

**ਜ਼ਿੰਕ ਦੀ ਘਾਟ :** ਜ਼ਿੰਕ ਦੀ ਘਾਟ ਆਮ ਤੌਰ ਤੇ ਹਲਕੀਆਂ ਜ਼ਮੀਨਾਂ ਵਿੱਚ ਆਉਂਦੀ ਹੈ ਜਿਸ ਨਾਲ ਬੂਟਿਆਂ ਦਾ ਵਾਧਾ ਰੁਕ ਜਾਂਦਾ ਹੈ ਅਤੇ ਬੂਟੇ ਝਾੜੀ ਵਰਗੇ ਬਣ ਜਾਂਦੇ ਹਨ। ਪੱਤੇ ਅੱਧ ਵਿਚਕਾਰੋਂ ਪੀਲੇ ਪੈ ਕੇ ਮੁੜ ਕੇ ਲਮਕ ਜਾਂਦੇ ਹਨ। ਇਸ ਦੀ ਘਾਟ ਪੂਰੀ ਕਰਨ ਲਈ ਜ਼ਿੰਕ ਸਲਫੇਟ ਦੀ ਵਰਤੋਂ ਕੀਤੀ ਜਾਂਦੀ ਹੈ।

**ਮੈਂਗਨੀਜ਼ ਦੀ ਘਾਟ :** ਮੈਂਗਨੀਜ਼ ਦੀ ਘਾਟ ਵੀ ਆਮ ਤੌਰ ਤੇ ਹਲਕੀਆਂ ਜ਼ਮੀਨਾਂ ਤੇ ਆਉਂਦੀ ਹੈ ਜਿਸ ਨਾਲ ਬੂਟੇ ਦੇ ਵਿਚਕਾਰਲੇ ਪੱਤਿਆਂ ਦੇ ਹੇਠਲੇ 2/3 ਹਿੱਸੇ ਤੇ ਨਾੜੀਆਂ ਵਿਚਕਾਰ ਧੱਬੇ ਬਣ ਜਾਂਦੇ ਹਨ। ਇਹ ਧੱਬੇ ਬਾਅਦ ਵਿੱਚ ਧਾਰੀਆਂ ਬਣ ਜਾਂਦੇ ਹਨ ਪਰ ਪੱਤੇ ਦੀਆਂ ਨਾੜੀਆਂ ਹਰੀਆਂ ਹੀ ਰਹਿੰਦੀਆਂ ਹਨ। ਇਸ ਦੀ ਘਾਟ ਨੂੰ ਪੂਰਾ ਕਰਨ ਲਈ ਮੈਂਗਨੀਜ਼ ਸਲਫੇਟ ਦੀ ਸਪਰੇਅ ਕੀਤੀ ਜਾਂਦੀ ਹੈ।

**ਸਿੰਚਾਈ :** ਅਕਤੂਬਰ ਵਿੱਚ ਬੀਜੀ ਕਣਕ ਨੂੰ ਪਹਿਲਾ ਪਾਣੀ ਬੀਜਾਈ ਤੋਂ ਤਿੰਨ ਹਫਤੇ ਬਾਅਦ ਅਤੇ ਇਸ ਤੋਂ ਪਿੱਛੋਂ ਬੀਜੀ ਕਣਕ ਨੂੰ ਚਾਰ ਹਫਤੇ ਬਾਅਦ ਦੇਣਾ ਚਾਹੀਦਾ ਹੈ ਕਿਉਂਕਿ ਇਸ ਸਮੇਂ ਕਣਕ ਇੱਕ ਖਾਸ ਤਰ੍ਹਾਂ ਦੀਆਂ ਜੜ੍ਹਾਂ (ਕਰਾਊਨ ਜੜ੍ਹਾਂ) ਬਣਾਉਂਦੀ ਹੈ। ਕਣਕ ਨੂੰ 4-5 ਪਾਣੀਆਂ ਦੀ ਲੋੜ ਪੈਂਦੀ ਹੈ।

**ਕਟਾਈ ਤੇ ਗਹਾਈ :** ਕਣਕ ਨੂੰ ਦਾਤਰੀ ਜਾਂ ਟਰੈਕਟਰ ਨਾਲ ਚੱਲਣ ਵਾਲੇ ਰੀਪਰ ਨਾਲ ਕੱਟ ਕੇ ਬਰੈਸ਼ਰ ਨਾਲ ਗਹਾਈ ਕਰੋ। ਕੰਬਾਈਨ ਇਹ ਦੋਵੇਂ ਕੰਮ ਇਕੱਠੇ ਹੀ ਕਰ ਦਿੰਦੀ ਹੈ। ਸਟੋਰ ਕਰਨ ਵੇਲੇ ਦਾਣਿਆਂ ਵਿੱਚ 10% ਤੋਂ ਵੱਧ ਸਿੱਲ੍ਹੇ ਨਹੀਂ ਹੋਣੀ ਚਾਹੀਦੀ ਨਹੀਂ ਤਾਂ ਇਹ ਖੁਗਾਬ ਹੋ ਸਕਦੇ ਹਨ।

**ਕੀੜੇ ਅਤੇ ਬਿਮਾਰੀਆਂ :** ਸਿਉਂਕ, ਚੇਪਾ, ਸੈਨਿਕ ਸੁੰਡੀ ਅਤੇ ਅਮਰੀਕਨ ਸੁੰਡੀ ਕਣਕ ਦੇ ਮੁੱਖ ਕੀੜੇ ਅਤੇ ਪੀਲੀ ਕੁੰਗੀ, ਭੂਰੀ ਕੁੰਗੀ, ਕਾਂਗਿਆਗੀ, ਮੱਮਣੀ ਅਤੇ ਟੁੰਡੂ ਅਤੇ ਕਰਨਾਲ ਬੰਟ ਕਣਕ ਦੀਆਂ ਮੁੱਖ ਬਿਮਾਰੀਆਂ ਹਨ।

## 1.2 ਜੌ

ਜੌਂਆਂ ਦੀ ਪੈਦਾਵਾਰ ਵਿੱਚ ਹੁਸ ਫੈਡਰੇਸ਼ਨ ਸਭ ਤੋਂ ਅੱਗੇ ਹੈ। ਭਾਰਤ ਵਿੱਚ ਜੌਂਆਂ ਦੀ ਸਭ ਤੋਂ ਵੱਧ ਪੈਦਾਵਾਰ ਰਾਜਸਥਾਨ ਵਿੱਚ ਹੁੰਦੀ ਹੈ। ਪੰਜਾਬ ਵਿੱਚ ਇਹ ਲਗਪਗ 12 ਹਜ਼ਾਰ ਹੈਕਟੇਅਰ ਰਕਬੇ ਵਿੱਚ ਬੀਜੇ ਜਾਂਦੇ ਹਨ ਅਤੇ ਇਹਨਾਂ ਦਾ ਔਸਤ ਝਾੜ 15-16 ਕੁਇੰਟਲ ਪ੍ਰਤੀ ਏਕੜ ਦੇ ਲਗਪਗ ਰਹਿੰਦਾ ਹੈ। ਜੌਂਆਂ ਦੀ ਕਾਸ਼ਤ ਆਮ ਤੌਰ 'ਤੇ ਘੱਟ ਪਾਣੀ ਵਾਲੀਆਂ ਜ਼ਮੀਨਾਂ ਵਿੱਚ ਕੀਤੀ ਜਾਂਦੀ ਹੈ।

**ਜਲਵਾਯੂ ਅਤੇ ਜ਼ਮੀਨ :** ਜੌਂਆਂ ਨੂੰ ਸ਼ੁਰੂ ਵਿੱਚ ਠੰਢ ਅਤੇ ਪੱਕਣ ਵੇਲੇ ਗਰਮ ਤੇ ਮੁਸ਼ਕ ਮੌਸਮ ਚਾਹੀਦਾ ਹੈ। ਸੋਕੇ ਦੀ ਸਹਿਣ-ਸ਼ਕਤੀ ਹੋਣ ਕਰਕੇ ਇਹ ਘੱਟ ਵਰਖਾ ਵਾਲੇ ਇਲਾਕਿਆਂ ਲਈ ਢੁਕਵੀਂ ਡਸਲ ਹੈ। ਜੌਂਆਂ ਦੀ ਡਸਲ ਰੇਤਲੀਆਂ ਅਤੇ ਕੱਲਰ ਵਾਲੀਆਂ ਜ਼ਮੀਨਾਂ ਵਿੱਚ ਵੀ ਚੰਗੀ ਹੋ ਸਕਦੀ ਹੈ। ਕਲਰਾਠੀਆਂ ਜ਼ਮੀਨਾਂ ਦੇ ਸੁਧਾਰ ਦੇ ਸ਼ੁਰੂਆਤੀ ਦੌਰ ਵਿੱਚ ਇਹ ਬੀਜੇ ਜਾ ਸਕਦੇ ਹਨ।

**ਫਸਲ ਚੱਕਰ :** ਝੋਨਾ-ਜੌਂ, ਕਪਾਹ-ਜੌਂ ਅਤੇ ਬਾਜ਼ਗਾ-ਜੌਂ

**ਉੱਨਤ ਕਿਸਮਾਂ :** ਪੀ ਐਲ 807, ਵੀ ਜੇ ਐਮ 201, ਪੀ ਐਲ 426

**ਬੀਜ ਦੀ ਮਾਤਰਾ ਤੇ ਸੋਧ :** ਸੋਂਜੂ ਅਤੇ ਸਮੇਂ ਸਿਰ ਬਿਜਾਈ ਲਈ 35 ਕਿਲੋ ਅਤੇ ਬਰਾਨੀ ਅਤੇ ਪਿਛੇਤੀ ਬਿਜਾਈ ਲਈ 45 ਕਿਲੋ ਬੀਜ ਪ੍ਰਤੀ ਏਕੜ ਵਰਤਣਾ ਚਾਹੀਦਾ ਹੈ। ਬੀਜ ਦੀ ਸੋਧ ਲਈ ਸਿਫਾਰਸ਼ ਕੀਤੀ ਉੱਲੀਨਾਸ਼ਕ ਦਵਾਈ ਵਰਤੇ।

**ਬਿਜਾਈ ਦਾ ਸਮਾਂ ਅਤੇ ਢੰਗ :** 15 ਅਕਤੂਬਰ ਤੋਂ 15 ਨਵੰਬਰ ਇਸ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ। ਵੇਲੇ ਸਿਰ ਬਿਜਾਈ ਲਈ 22.5 ਸੈਂਟੀਮੀਟਰ ਅਤੇ ਬਰਾਨੀ ਤੇ ਪਿਛੇਤੀ ਬਿਜਾਈ ਲਈ 18 ਤੋਂ 20 ਸੈਂਟੀਮੀਟਰ ਸਿਆੜਾਂ ਦੀ ਵਿੱਖ ਹੋਣੀ ਚਾਹੀਦੀ ਹੈ। ਇਸ ਦੀ ਕਣਕ ਵਾਂਗ ਬਿਨਾਂ ਵਾਹੇ ਬਿਜਾਈ ਵੀ ਕੀਤੀ ਜਾ ਸਕਦੀ ਹੈ।

**ਨਦੀਨਾਂ ਦੀ ਰੋਕਬਾਮ :** ਪਹਿਲੇ ਪਾਣੀ ਤੋਂ ਬਾਅਦ ਵੱਤਰ ਆਉਣ ਤੇ ਇੱਕ ਗੋਡੀ ਕਰੋ। ਚੌੜੇ ਪੱਤਿਆਂ ਵਾਲੇ ਨਦੀਨ (ਬਾਥੂ ਆਦਿ) ਦੀ ਰੋਕਬਾਮ ਲਈ 2,4-ਡੀ ਜਾਂ ਐਲਗਰਿਪ, ਜੌਂਧਰ (ਜੰਗਲੀ ਜਵੀਂ) ਦੀ ਰੋਕਬਾਮ ਲਈ ਆਈਸੋਪ੍ਰੋਟਯੂਰਾਨ ਜਾਂ ਐਵਾਡੈਕਸ ਬੀ ਡਬਲਯੂ ਅਤੇ ਗੁੱਲੀ ਡੰਡੇ ਦੀ ਰੋਕਬਾਮ ਲਈ ਪਿਊਮਾ ਪਾਵਰ ਜਾਂ ਟੈਂਪਿਕ ਵਰਤੋ।

**ਖਾਦਾਂ :** ਜੌਂਆਂ ਨੂੰ 25 ਕਿਲੋ ਨਾਈਟ੍ਰੋਜਨ, 12 ਕਿਲੋ ਡਾਸਫੋਰਸ ਅਤੇ 6 ਕਿਲੋ ਪੋਟਾਸ਼ ਪ੍ਰਤੀ ਏਕੜ ਦੀ ਲੋੜ ਹੁੰਦੀ ਹੈ। ਪੋਟਾਸ਼ ਤੱਤ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰੋ। ਸਾਰੀਆਂ ਖਾਦਾਂ ਬਿਜਾਈ ਵੇਲੇ ਹੀ ਡਰਿੱਲ ਕਰ ਦਿਓ।

**ਸਿੰਚਾਈ :** ਜੌਂਆਂ ਨੂੰ 1-2 ਪਾਣੀਆਂ ਦੀ ਹੀ ਲੋੜ ਪੈਂਦੀ ਹੈ।

**ਕੀੜੇ ਅਤੇ ਬਿਮਾਰੀਆਂ :** ਚੇਪਾ ਜੌਂਆਂ ਦਾ ਮੁੱਖ ਕੀੜਾ ਅਤੇ ਧਾਰੀਆਂ ਦਾ ਰੋਗ, ਕਾਂਗਿਆਰੀ, ਅਤੇ ਪੀਲੀ ਕੁੰਗੀ ਜੌਂਆਂ ਦੀਆਂ ਮੁੱਖ ਬਿਮਾਰੀਆਂ ਹਨ।

## 2. ਦਾਲਾਂ ਅਤੇ ਤੇਲ ਬੀਜ

ਹਾੜ੍ਹੀ ਵਿੱਚ ਛੋਲੇ ਅਤੇ ਮਸਰ ਦਾਲ ਵਾਲੀਆਂ ਅਤੇ ਸਰੋਂ, ਤੌਰੀਆ, ਤਾਰਾਮੀਰਾ, ਅਲਸੀ ਅਤੇ ਸੂਰਜਮੁਖੀ ਤੇਲ ਵਾਲੀਆਂ ਮੁੱਖ ਫਸਲਾਂ ਹਨ। ਇਸ ਪਾਠ ਵਿੱਚ ਪੰਜਾਬ ਵਿੱਚ ਉਗਾਈਆਂ ਜਾਂਦੀਆਂ ਮੁੱਖ ਫਸਲਾਂ ਦੀ ਕਾਸ਼ਤ ਬਾਰੇ ਮੁੱਢਲੀ ਜਾਣਕਾਰੀ ਹੀ ਦਿੱਤੀ ਜਾਵੇਗੀ।

### 2.1 ਦਾਲਾਂ

ਦਾਲਾਂ ਦੀ ਪੈਦਾਵਾਰ ਵਿੱਚ ਭਾਰਤ ਦੁਨੀਆਂ ਦਾ ਸਭ ਤੋਂ ਮੋਹਰੀ ਦੇਸ਼ ਹੈ ਪਰ ਦਾਲਾਂ ਦੀ ਖਪਤ ਵਿੱਚ ਵੀ ਇਹ ਸਭ ਤੋਂ ਅੱਗੇ ਹੈ ਜਿਸ ਕਰਕੇ ਸਾਨੂੰ ਹਰ ਸਾਲ ਦਾਲਾਂ ਦਾ ਆਯਾਤ ਕਰਨਾ ਪੈਂਦਾ ਹੈ। ਭਾਰਤ ਵਿੱਚ ਰਾਜਸਥਾਨ ਸਭ ਤੋਂ ਵੱਧ ਦਾਲਾਂ ਦੀ ਪੈਦਾਵਾਰ ਕਰਦਾ ਹੈ। ਪੰਜਾਬ ਵਿੱਚ ਹਾੜ੍ਹੀ ਦੌਰਾਨ ਛੋਲੇ, ਮਸਰ ਅਤੇ ਪਕਾਵੇਂ ਮਟਰਾਂ ਦੀ ਕੁਝ ਰਕਬੇ 'ਤੇ ਕਾਸ਼ਤ ਕੀਤੀ ਜਾਂਦੀ ਹੈ।

#### 2.1.1 ਛੋਲੇ

ਪੰਜਾਬ ਵਿੱਚ ਛੋਲੇ ਲਗਪਗ ਦੋ ਹਜ਼ਾਰ ਹੈਕਟੇਅਰ ਰਕਬੇ ਵਿੱਚ ਬੀਜੇ ਜਾਂਦੇ ਹਨ ਅਤੇ ਇਹਨਾਂ ਤੋਂ ਔਸਤ ਝਾੜ ਲਗਪਗ ਪੰਜ ਕੁਇੰਟਲ ਪ੍ਰਤੀ ਏਕੜ ਮਿਲ ਜਾਂਦਾ ਹੈ।

**ਜਲਵਾਯੂ ਅਤੇ ਜ਼ਮੀਨ :** ਬਹੁਤ ਜ਼ਿਆਦਾ ਠੰਡ ਅਤੇ ਕੋਰਾ ਇਸ ਲਈ ਨੁਕਸਾਨਦਾਇਕ ਹਨ। ਇਹ ਫਸਲ ਘੱਟ ਬਾਰਸ਼ ਵਾਲੇ ਇਲਾਕਿਆਂ ਲਈ ਜ਼ਿਆਦਾ ਢੁਕਵੀਂ ਹੈ। ਅਗੋਤੀ ਗਰਮੀ ਪੈਣ ਨਾਲ ਫਸਲ ਛੇਤੀ ਪੱਕ ਜਾਂਦੀ ਹੈ ਤੇ ਝਾੜ ਘੱਟ ਜਾਂਦਾ ਹੈ। ਛੋਲਿਆਂ ਲਈ ਚੰਗੇ ਜਲ ਨਿਕਾਸ ਵਾਲੀ ਰੇਤਲੀ ਜਾਂ ਹਲਕੀ ਭਲ ਵਾਲੀ ਜ਼ਮੀਨ ਬਹੁਤ ਢੁੱਕਵੀਂ ਹੁੰਦੀ ਹੈ ਪਰ ਇਹ ਫਸਲ ਹਲਕੀਆਂ ਜ਼ਮੀਨਾਂ ਵਿੱਚ, ਜਿਥੇ ਹੋਰ ਫਸਲਾਂ ਨਹੀਂ ਹੁੰਦੀਆਂ, ਵੀ ਹੋ ਜਾਂਦੀ। ਇਹ ਫਸਲ ਖਾਰੀਆਂ, ਕਲਗਾਠੀਆਂ ਅਤੇ ਸੇਮ ਵਾਲੀਆਂ ਜ਼ਮੀਨਾਂ ਵਿੱਚ ਨਹੀਂ ਹੁੰਦੀ।

**ਫਸਲ ਚੱਕਰ :** ਬਾਜ਼ਰਾ-ਛੋਲੇ, ਝੋਨਾ/ਮੱਕੀ-ਛੋਲੇ

**ਉੱਨਤ ਕਿਸਮਾਂ :** ਜੀ ਪੀ ਐਫ 2 ਅਤੇ ਪੀ ਬੀ ਜੀ 1 ਸੇਂਜੂ ਦੇਸੀ ਛੋਲਿਆਂ ਦੀਆਂ, ਪੀ ਡੀ ਜੀ 4 ਅਤੇ ਪੀ ਡੀ ਜੀ 3 ਬਰਾਨੀ ਦੇਸੀ ਛੋਲਿਆਂ ਦੀਆਂ ਅਤੇ ਐਲ 552 ਅਤੇ ਬੀ ਜੀ 1053 ਕਾਬਲੀ ਛੋਲਿਆਂ ਦੀਆਂ ਉੱਨਤ ਕਿਸਮਾਂ ਹਨ।

**ਜ਼ਮੀਨ ਦੀ ਤਿਆਰੀ :** ਛੋਲਿਆਂ ਦੀ ਫਸਲ ਲਈ ਖੇਤ ਨੂੰ ਬਹੁਤ ਚੰਗੀ ਤਰ੍ਹਾਂ ਤਿਆਰ ਕਰਨ ਦੀ ਲੋੜ ਨਹੀਂ ਹੁੰਦੀ ਪਰ ਢੂੰਘੀ ਵਾਹੀ ਨਾਲ ਛੋਲਿਆਂ ਨੂੰ ਉਖੇੜਾ ਰੋਗ ਘੱਟ ਲੱਗਦਾ ਹੈ ਅਤੇ ਫਸਲ ਦਾ ਝਾੜ ਵੱਧ ਮਿਲਦਾ ਹੈ।

**ਬੀਜ ਦੀ ਮਾਤਰਾ ਅਤੇ ਸੋਧ :** ਦੇਸੀ ਅਤੇ ਕਾਬਲੀ ਛੋਲਿਆਂ ਲਈ ਬੀਜ ਕ੍ਰਮਵਾਰ 15-18 ਕਿਲੋ ਅਤੇ 37 ਕਿਲੋ ਪ੍ਰਤੀ ਏਕੜ ਵਰਤੋ। ਬੀਜ ਨੂੰ ਸਿਫਾਰਸ਼ ਅਨੁਸਾਰ ਕੀਟਨਾਸ਼ਕ ਅਤੇ ਉੱਲੀਨਾਸ਼ਕ ਨਾਲ ਸੋਧੋ ਅਤੇ ਅਖੀਰ ਵਿਚ ਜੀਵਾਣੂੰ ਖਾਦ ਦਾ ਟੀਕਾ ਲਗਾਓ। ਇਹ ਜੀਵਾਣੂੰ ਛੋਲਿਆਂ ਦੀ ਜੜ੍ਹਾਂ ਵਿੱਚ ਗੰਢਾਂ ਬਣਾ ਕੇ ਹਵਾ ਵਿਚਲੀ ਨਾਈਟ੍ਰੋਜਨ ਪੌਦਿਆਂ ਨੂੰ ਦਿੰਦੇ ਹਨ।

**ਬਿਜਾਈ ਦਾ ਸਮਾਂ ਅਤੇ ਵੰਗ :** ਦੇਸੀ ਛੋਲਿਆਂ ਦੀ ਬਰਾਨੀ ਬਿਜਾਈ ਦਾ ਢੁਕਵਾਂ ਸਮਾਂ 10 ਤੋਂ 25 ਅਕਤੂਬਰ ਹੈ। ਪਰ ਸੇਂਜੂ ਹਾਲਤਾਂ ਵਿੱਚ ਦੇਸੀ ਅਤੇ ਕਾਬਲੀ ਛੋਲੇ ਦੋਵੇਂ ਹੀ 25 ਅਕਤੂਬਰ ਤੋਂ 10 ਨਵੰਬਰ ਦੇ ਦਰਮਿਆਨ ਬੀਜਣੇ ਚਾਹੀਦੇ ਹਨ। ਡਸਲ ਨੂੰ 30 ਸੈਂਟੀਮੀਟਰ ਸਿਆੜ ਤੋਂ ਸਿਆੜ ਦੇ ਫਾਸਲੇ ਤੇ ਪੋਰੇ ਜਾਂ ਖਾਦ ਬੀਜ ਡਰਿਲ ਨਾਲ 10 ਤੋਂ 12.5 ਸੈਂਟੀਮੀਟਰ ਢੂੰਘਾ ਬੀਜੋ। ਘੱਟ ਢੂੰਘੇ ਬੀਜੇ ਛੋਲਿਆਂ ਨੂੰ ਉਖੇੜੇ ਦੀ ਬਿਮਾਰੀ ਲੱਗ ਜਾਂਦੀ ਹੈ, ਜਿਸ ਕਰਕੇ ਝਾੜ ਘੱਟ ਜਾਂਦਾ ਹੈ।

**ਨਦੀਨਾਂ ਦੀ ਰੋਕਬਾਮ :** ਦੋ ਗੋਡੀਆਂ ਬੀਜਾਈ ਤੋਂ 30 ਅਤੇ 60 ਦਿਨਾਂ ਬਾਅਦ ਕਰੋ। ਨਦੀਨਾਂ ਦੀ ਰੋਕਬਾਮ ਟਰੈਫਲਾਨ ਜਾਂ ਸਟੈਂਪ ਨਾਲ ਵੀ ਕੀਤੀ ਜਾ ਸਕਦੀ ਹੈ।

**ਖਾਦਾਂ :** ਛੋਲਿਆਂ ਨੂੰ ਫਲੀਦਾਰ ਡਸਲ ਹੋਣ ਕਰਕੇ ਨਾਈਟ੍ਰੋਜਨ ਤੱਤ ਦੀ ਘੱਟ ਲੋੜ ਹੁੰਦੀ ਹੈ ਕਿਉਂਕਿ ਇਹ ਇਸ ਤੱਤ ਨੂੰ ਹਵਾ ਵਿੱਚੋਂ ਲੈ ਕੇ ਵਰਤ ਸਕਦੇ ਹਨ। ਦੇਸੀ ਅਤੇ ਕਾਬਲੀ ਛੋਲਿਆਂ ਨੂੰ 6 ਕਿੱਲੇ ਨਾਈਟ੍ਰੋਜਨ ਪ੍ਰਤੀ ਏਕੜ ਦੀ ਲੋੜ ਹੁੰਦੀ ਹੈ। ਫਾਸਫੋਰਸ ਤੱਤ ਦੀ ਦੇਸੀ ਛੋਲਿਆਂ ਨੂੰ 8 ਕਿੱਲੇ ਅਤੇ ਕਾਬਲੀ ਛੋਲਿਆਂ ਨੂੰ 16 ਕਿੱਲੇ ਪ੍ਰਤੀ ਏਕੜ ਦੀ ਲੋੜ ਹੁੰਦੀ ਹੈ। ਸਾਰੀਆਂ ਖਾਦਾਂ ਬਿਜਾਈ ਵੇਲੇ ਹੀ ਡਰਿੱਲ ਕਰ ਦਿਓ।

**ਸਿੰਚਾਈ :** ਡਸਲ ਨੂੰ ਆਮ ਤੌਰ ਤੇ ਇੱਕ ਪਾਣੀ ਦੇਣ ਦੀ ਲੋੜ ਪੈਂਦੀ ਹੈ। ਇਹ ਪਾਣੀ ਅੱਧ ਦਸੰਬਰ ਤੋਂ ਅਖੀਰ ਜਨਵਰੀ ਦਰਮਿਆਨ ਦੇਣਾ ਚਾਹੀਦਾ ਹੈ। ਪਰ ਕਿਸੇ ਵੀ ਹਾਲਤ ਵਿੱਚ ਪਾਣੀ ਬਿਜਾਈ ਤੋਂ 4 ਹਫ਼ਤੇ ਤੋਂ ਪਹਿਲਾਂ ਨਹੀਂ ਦੇਣਾ ਚਾਹੀਦਾ।

**ਵਾਢੀ :** ਜਦ ਡੱਡੇ (ਟਾਟਾਂ) ਪੱਕ ਜਾਣ ਅਤੇ ਬੂਟੇ ਸੁੱਕ ਜਾਣ ਤਾਂ ਡਸਲ ਵੱਡ ਲੈਣੀ ਚਾਹੀਦੀ ਹੈ।

**ਕੀੜੇ ਅਤੇ ਬਿਮਾਰੀਆਂ :** ਸਿਊਂਕ ਅਤੇ ਛੋਲਿਆਂ ਦੀ ਸੁੰਡੀ ਇਸ ਦੇ ਮੁੱਖ ਕੀੜੇ ਅਤੇ ਝੁਲਸ ਰੋਗ, ਉਖੇੜਾ ਅਤੇ ਤਣੇ ਦਾ ਗਲਣਾ ਇਸ ਦੀਆਂ ਮੁੱਖ ਬਿਮਾਰੀਆਂ ਹਨ।

### 2.1.2 ਮਸਰ

ਮਸਰਾਂ ਦੀ ਕਾਸ਼ਤ ਲਗਪਗ 1100 ਹੈਕਟੇਅਰ ਰਕਬੇ ਵਿੱਚ ਕੀਤੀ ਜਾਂਦੀ ਹੈ ਅਤੇ ਇਹਨਾਂ ਦਾ ਅੱਸਤ ਝਾੜ 2-3 ਕੁਇੰਟਲ ਪ੍ਰਤੀ ਏਕੜ ਦੇ ਲਗਪਗ ਹੁੰਦਾ ਹੈ।

**ਜਲਵਾਯੂ ਅਤੇ ਜ਼ਮੀਨ :** ਮਸਰਾਂ ਨੂੰ ਠੰਢੇ ਮੌਸਮ ਦੀ ਲੋੜ ਹੁੰਦੀ ਹੈ ਅਤੇ ਇਹ ਕੋਰਾ ਅਤੇ ਅੱਤ ਦੀ ਠੰਢ ਸਹਾਰ ਸਕਦੀ ਹੈ। ਖਾਗੀਆਂ, ਕਲਰਾਠੀਆਂ ਅਤੇ ਸੇਮ ਵਾਲੀਆਂ ਜ਼ਮੀਨਾਂ ਨੂੰ ਛੱਡ ਕੇ ਇਹ ਹਰ ਤਰ੍ਹਾਂ ਦੀ ਜ਼ਮੀਨ ਵਿੱਚ ਹੋ ਜਾਂਦੀ ਹੈ।

**ਡਸਲ ਚੱਕਰ :** ਝੋਨਾ-ਮਸਰ, ਕਪਾਹ-ਮਸਰ, ਮੁੰਗਫਲੀ-ਮਸਰ

**ਉਨਤ ਕਿਸਮਾਂ :** ਐਲ. ਐਲ. 931, ਐਲ. ਐਲ. 699

**ਜ਼ਮੀਨ ਦੀ ਤਿਆਰੀ :** ਜ਼ਮੀਨ ਨੂੰ ਦੋ-ਤਿੰਨ ਵਾਰ ਵਾਹੋ ਅਤੇ ਹਰ ਵਾਹੀ ਪਿੱਛੋਂ ਸੁਹਾਗਾ ਫੇਰੋ।

**ਬੀਜ ਦੀ ਮਾਤਰਾ ਅਤੇ ਸੋਧ :** ਸਿਫਾਰਸ਼ ਕੀਤੀ ਉੱਲੀਨਾਸ਼ਕ ਨਾਲ ਸੋਧਿਆ ਹੋਇਆ 12-15 ਕਿੱਲੇ

ਪ੍ਰਤੀ ਏਕੜ ਬੀਜ ਵਰਤੋ। ਬੀਜ ਨੂੰ ਬੀਜਣ ਤੋਂ ਪਹਿਲਾਂ ਜੀਵਾਣੂੰ ਖਾਦ ਦਾ ਕਲਚਰ ਜ਼ਰੂਰ ਲਾਉ।

**ਬਿਜਾਈ ਦਾ ਸਮਾਂ ਅਤੇ ਢੰਗ :** ਅਕਤੂਬਰ ਦੇ ਦੂਜੇ ਪੰਦਰਵਾੜੇ ਬੀਜ ਨੂੰ ਸਿਆੜਾਂ ਵਿੱਚ 22.5 ਮੈਂਟੀਮੀਟਰ ਦੇ ਡਾਸਲੇ ਤੇ ਬੀਜੋ।

**ਨਦੀਨਾਂ ਦੀ ਰੋਕਬਾਮ :** ਨਦੀਨਾਂ ਦੀ ਰੋਕਬਾਮ ਲਈ ਇੱਕ ਜਾਂ ਦੋ ਗੋਡੀਆਂ ਬਿਜਾਈ ਤੋਂ 30 ਅਤੇ 60 ਦਿਨਾਂ ਬਾਅਦ ਕਰੋ। ਨਦੀਨਾਂ ਦੀ ਰੋਕਬਾਮ ਲਈ ਸਟੋੰਪ ਜਾਂ ਟਰੈਫਲਾਨ ਨਦੀਨ-ਨਾਸ਼ਕ ਵੀ ਵਰਤੀ ਜਾ ਸਕਦੀ ਹੈ।

**ਖਾਦਾਂ :** ਫਲੀਦਾਰ ਡਸਲ ਹੋਣ ਕਰਕੇ ਇਸ ਨੂੰ 5 ਕਿੱਲੇ ਨਾਈਟ੍ਰੋਜਨ ਪ੍ਰਤੀ ਏਕੜ ਦੀ ਲੋੜ ਹੁੰਦੀ ਹੈ। ਜੇਕਰ ਬੀਜ ਨੂੰ ਜੀਵਾਣੂੰ ਟੀਕਾ ਲਾਇਆ ਹੋਵੇ ਤਾਂ 8 ਕਿੱਲੇ ਫਾਸਫੋਰਸ ਅਤੇ ਜੇਕਰ ਟੀਕਾ ਨਾ ਲਾਇਆ ਹੋਵੇ ਤਾਂ 16 ਕਿੱਲੇ ਫਾਸਫੋਰਸ ਪ੍ਰਤੀ ਏਕੜ ਪਾਉ। ਦੋਵੇਂ ਖਾਦਾਂ ਬਿਜਾਈ ਵੇਲੇ ਹੀ ਪਾ ਦਿਓ।

**ਸਿੰਚਾਈ :** ਮਸਰਾਂ ਨੂੰ ਵਰਖਾ ਅਨੁਸਾਰ 1-2 ਪਾਣੀਆਂ ਦੀ ਲੋੜ ਪੈਂਦੀ ਹੈ। ਜੇ ਇੱਕ ਪਾਣੀ ਦੇਣਾ ਹੋਵੇ ਤਾਂ ਬਿਜਾਈ ਤੋਂ 6 ਹਫ਼ਤੇ ਬਾਅਦ ਦਿਓ। ਪਰ ਜੇਕਰ ਦੋ ਪਾਣੀ ਲਾਉਣੇ ਹੋਣ ਤਾਂ ਪਹਿਲਾ ਪਾਣੀ ਬਿਜਾਈ ਤੋਂ 4 ਹਫ਼ਤੇ ਬਾਅਦ ਅਤੇ ਦੂਜਾ ਫੁੱਲ ਪੈਣ ਸਮੇਂ ਜਾਂ ਫਲੀਆਂ ਪੈਣ ਸਮੇਂ ਦਿਓ।

**ਵਾਢੀ :** ਪੱਤੇ ਸੁੱਕਣ ਅਤੇ ਫਲੀਆਂ ਪੱਕਣ ਤੇ ਡਸਲ ਕੱਟ ਲੈਣੀ ਚਾਹੀਦੀ ਹੈ।

**ਕੀੜੇ ਅਤੇ ਬਿਮਾਰੀਆਂ :** ਫਲੀਆਂ ਵਿੱਚ ਮੋਰੀ ਕਰਨ ਵਾਲੀ ਸੁੰਡੀ ਇਸ ਦਾ ਮੁੱਖ ਕੀੜਾ ਅਤੇ ਝੁਲਸ ਰੋਗ ਅਤੇ ਕੁੰਗੀ ਇਸ ਦੀਆਂ ਮੁੱਖ ਬਿਮਾਰੀਆਂ ਹਨ।

## 2.2 ਤੇਲ ਬੀਜ

ਇਹ ਉਹ ਡਸਲਾਂ ਹਨ ਜਿਨ੍ਹਾਂ ਦੇ ਬੀਜਾਂ ਤੋਂ ਤੇਲ ਪ੍ਰਾਪਤ ਕੀਤਾ ਜਾਂਦਾ ਹੈ। ਸੰਯੁਕਤ ਰਾਜ ਅਮਰੀਕਾ ਦੁਨੀਆਂ ਵਿੱਚ ਸਭ ਤੋਂ ਵੱਧ ਤੇਲ ਬੀਜ ਪੈਦਾ ਕਰਦਾ ਹੈ ਅਤੇ ਭਾਰਤ ਵਿੱਚ ਇਹ ਮਾਣ ਰਾਜਸਥਾਨ ਨੂੰ ਹਾਸਲ ਹੈ। ਰਾਇਆ, ਗੋਡੀ ਸਰ੍ਹੋਂ, ਤੌਰੀਆ, ਤਾਰਾਮੀਰਾ, ਅਲਸੀ, ਕਸੁੰਭੜਾ ਅਤੇ ਸੂਰਜਮੁਖੀ ਪੰਜਾਬ ਵਿੱਚ ਹਾੜੀ ਵਿੱਚ ਬੀਜੇ ਜਾਣ ਵਾਲੇ ਤੇਲ ਬੀਜ ਹਨ।

### 2.2.1 ਰਾਇਆ

ਰਾਇਆ ਨੂੰ ਵਪਾਰਕ ਆਧਾਰ ਤੇ ਤੇਲ ਬੀਜਾਂ ਦੀ ਮਸਟਰਡ ਸ਼ੇਣੀ ਵਿੱਚ ਗਿਣਿਆ ਜਾਂਦਾ ਹੈ।

**ਜਲਵਾਯੂ ਅਤੇ ਮੌਸਮ :** ਇਹ ਡਸਲ ਦਰਮਿਆਨੀ ਤੋਂ ਭਾਰੀ ਬਾਰਸ਼ ਵਾਲੇ ਇਲਾਕਿਆਂ ਲਈ ਢੁਕਵੀਂ ਹੈ ਅਤੇ ਲਗਪਗ ਹਰਾਂ ਤਰ੍ਹਾਂ ਜ਼ਮੀਨ ਵਿੱਚ ਬੀਜੀ ਜਾ ਸਕਦੀ ਹੈ।

**ਡਸਲ ਚੱਕਰ :** ਮੱਕੀ/ਬਾਜਰਾ-ਰਾਇਆ-ਗਰਮ ਰੁੱਤ ਦੀ ਮੂੰਗੀ, ਕਪਾਹ-ਰਾਇਆ

**ਉੱਨਤ ਕਿਸਮਾਂ :** ਆਰ ਐਲ ਸੀ 1, ਪੀ ਬੀ ਆਰ 210, ਪੀ ਬੀ ਆਰ 91

**ਖੇਤ ਦੀ ਤਿਆਰੀ :** ਜ਼ਮੀਨ ਨੂੰ 2 ਤੋਂ 4 ਵਾਰ ਵਾਹੋ ਅਤੇ ਹਰ ਵਾਹੀ ਬਾਅਦ ਸੁਹਾਰਾ ਫੇਰੋ। ਰਾਇਆ ਨੂੰ ਬਿਨਾਂ ਵਹਾਈ ਤੋਂ ਜ਼ੀਰੋ ਟਿਲ ਡਰਿਲ ਨਾਲ ਵੀ ਬੀਜਿਆ ਜਾ ਸਕਦਾ ਹੈ।

**ਬੀਜ ਦੀ ਮਾਤਰਾ :** 1.5 ਕਿਲੋ ਬੀਜ ਪ੍ਰਤੀ ਏਕੜ ਵਰਤੋ।

**ਬਿਜਾਈ ਦਾ ਸਮਾਂ ਅਤੇ ਢੰਗ :** ਅੱਧ ਅਕਤੂਬਰ ਤੋਂ ਅੱਧ ਨਵੰਬਰ ਇਸ ਦੀ ਬਿਜਾਈ ਲਈ ਢੁਕਵਾਂ ਸਮਾਂ ਹੁੰਦਾ ਹੈ। ਬਿਜਾਈ 30 ਸੈਂਟੀਮੀਟਰ ਵਿੱਖ ਦੀਆਂ ਕਤਾਰਾਂ ਵਿੱਚ ਕਰੋ ਅਤੇ ਬਿਜਾਈ ਤੋਂ ਤਿੰਨ ਹਫ਼ਤੇ ਬਾਅਦ ਫਸਲ ਨੂੰ 10-15 ਸੈਂਟੀਮੀਟਰ ਦਾ ਫਾਸਲਾ ਰੱਖ ਕੇ ਵਿਰਲਾ ਕਰੋ।

**ਨਦੀਨਾਂ ਦੀ ਰੋਕਬਾਮ :** ਨਦੀਨਾਂ ਦੀ ਰੋਕਬਾਮ ਲਈ ਇੱਕ ਜਾਂ ਦੋ ਗੋਡੀਆਂ ਕਰੋ। ਨਦੀਨਾਂ ਦੀ ਰੋਕਬਾਮ ਲਈ ਟਰੈਫਲਾਨ ਬਿਜਾਈ ਤੋਂ ਪਹਿਲਾਂ ਜਾਂ ਆਈਸੋਪ੍ਰੋਟਯੂਰਾਨ ਬਿਜਾਈ ਤੋਂ ਬਾਅਦ ਵਰਤੋ।

**ਖਾਦਾਂ :** ਇਸ ਨੂੰ 40 ਕਿਲੋ ਨਾਈਟ੍ਰੋਜਨ ਅਤੇ 12 ਕਿਲੋ ਫਾਸਫੋਰਸ ਪ੍ਰਤੀ ਏਕੜ ਦੀ ਲੋੜ ਹੁੰਦੀ ਹੈ। ਪੋਟਾਸ਼ ਤੱਤ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਹੀ ਕਰੋ। ਸਾਰੀ ਫਾਸਫੋਰਸ, ਪੋਟਾਸ਼ ਅਤੇ ਅੱਧੀ ਨਾਈਟ੍ਰੋਜਨ ਬਿਜਾਈ ਸਮੇਂ ਪਾਉ। ਬਾਕੀ ਦੀ ਅੱਧੀ ਨਾਈਟ੍ਰੋਜਨ ਪਹਿਲੇ ਪਾਣੀ ਨਾਲ ਪਾਉ। ਤੇਲ ਬੀਜ ਫਸਲਾਂ ਲਈ ਫਾਸਫੋਰਸ ਤੱਤ ਲਈ ਸੁਪਰਫਾਸਫੇਟ ਖਾਦ ਨੂੰ ਪਹਿਲ ਦਿਉ ਕਿਉਂਕਿ ਇਸ ਵਿੱਚ ਸਲਫਰ ਤੱਤ ਵੀ ਹੁੰਦਾ ਹੈ ਜੋ ਕਿ ਤੇਲ ਬੀਜ ਫਸਲਾਂ ਲਈ ਬਹੁਤ ਜ਼ਰੂਰੀ ਹੁੰਦਾ ਹੈ। ਜੇ ਇਹ ਖਾਦ ਨਾ ਮਿਲੇ ਤਾਂ ਫਿਰ 50 ਕਿਲੋ ਜਿਪਸਮ ਪ੍ਰਤੀ ਏਕੜ ਦੇ ਹਿਸਾਬ ਹੋਰ ਪਾਓ।

**ਸਿੰਚਾਈ :** ਪਹਿਲਾ ਪਾਣੀ ਤਿੰਨ ਤੋਂ ਚਾਰ ਹਫ਼ਤੇ ਬਾਅਦ ਦਿਉ। ਇਸ ਨਾਲ ਪੌਦਿਆਂ ਦੀਆਂ ਜੜਾਂ ਡੂੰਘੀਆਂ ਜਾਣਗੀਆਂ ਜੋ ਕਿ ਖਾਦ ਦੀ ਯੋਗ ਵਰਤੋਂ ਲਈ ਜ਼ਰੂਰੀ ਹਨ। ਜੇ ਜ਼ਰੂਰਤ ਹੋਵੇ ਤਾਂ ਦੂਸਰਾ ਪਾਣੀ ਛੁੱਲ ਪੈਣ ਤੇ ਦਿਉ। ਤੀਜਾ ਅਤੇ ਆਖਰੀ ਪਾਣੀ ਫਰਵਰੀ ਦੇ ਦੂਜੇ ਪੰਦਰਵਾੜੇ ਵਿੱਚ ਦਿੱਤਾ ਜਾ ਸਕਦਾ ਹੈ।

**ਕੀੜੇ ਅਤੇ ਬਿਮਾਰੀਆਂ :** ਚਿਤਕਬਰੀ ਭੂੰਡੀ, ਸਲੇਟੀ ਸੁੰਡੀ, ਚੇਪਾ ਅਤੇ ਪੱਤੇ ਦਾ ਸੁਰੰਗੀ ਕੀੜਾ ਇਸ ਦੇ ਮੁੱਖ ਕੀੜੇ ਅਤੇ ਝੁਲਸ ਰੋਗ, ਪੀਲੇ ਧੱਬਿਆਂ ਦਾ ਰੋਗ, ਚਿੱਟੀ ਕੁੰਗੀ ਅਤੇ ਹਰੇ ਪੱਤਿਆਂ ਦਾ ਰੋਗ (ਵਿਸ਼ਾਨੂੰ ਰੋਗ) ਇਸ ਦੀਆਂ ਮੁੱਖ ਬਿਮਾਰੀਆਂ ਹਨ।

**ਕਟਾਈ ਅਤੇ ਗਹਾਈ:** ਜਦੋਂ ਫਲੀਆਂ ਪੀਲੀਆਂ ਪੈ ਜਾਣ ਤਾਂ ਫਸਲ ਕੱਟ ਲੈਣੀ ਚਾਹੀਦੀ ਹੈ ਅਤੇ ਇੱਕ ਹਫ਼ਤੇ ਬਾਅਦ ਗਾਹ ਲੈਣੀ ਚਾਹੀਦੀ ਹੈ।

### 2.2.2 ਗੋਭੀ ਸਰੋਂ

ਗੋਭੀ ਸਰੋਂ ਨੂੰ ਵਪਾਰਕ ਆਧਾਰ ਤੇ ਤੇਲ ਬੀਜਾਂ ਦੀ ਰੇਪਸੀਡ ਸ਼੍ਰੇਣੀ ਵਿੱਚ ਗਿਣਿਆ ਜਾਂਦਾ ਹੈ। ਗੋਭੀ ਸਰੋਂ ਦੀ ਇੱਕ ਸ਼੍ਰੇਣੀ ਕਨੌਲਾ ਸਰੋਂ ਦੀ ਹੈ ਜਿਸ ਦੇ ਤੇਲ ਵਿੱਚ ਇਰੂਸਿਕ ਏਸਿਡ ਅਤੇ ਖਲ ਵਿੱਚ ਗਲੂਕੋ-ਸਿਨੋਲੇਟਸ ਘੱਟ ਹੁੰਦੇ ਹਨ ਜਿਸ ਕਰਕੇ ਇਨ੍ਹਾਂ ਕਿਸਮਾਂ ਦਾ ਤੇਲ ਮਨੁੱਖੀ ਸਿਹਤ ਲਈ ਅਤੇ ਖਲ ਪਸੂਆਂ ਦੀ ਮੁਹਰਾਕ ਲਈ ਬਹੁਤ ਵਧੀਆ ਹੁੰਦੇ ਹਨ।

**ਜਲਵਾਯੂ ਅਤੇ ਜ਼ਮੀਨ :** ਇਹ ਫਸਲ ਦਰਮਿਆਨੀ ਤੋਂ ਭਾਰੀ ਬਾਰਸ਼ ਵਾਲੇ ਇਲਾਕਿਆਂ ਲਈ ਢੁਕਵੀਂ ਹੈ ਅਤੇ ਲਗਪਗ ਹਰ ਤਰ੍ਹਾਂ ਦੀ ਜ਼ਮੀਨ ਵਿੱਚ ਬੀਜੀ ਜਾ ਸਕਦੀ ਹੈ।

**ਫਸਲ ਚੱਕਰ :** ਝੋਨਾ-ਗੋਭੀ ਸਰੋਂ-ਗਰਮ ਰੁੱਤ ਦੀ ਮੂੰਗੀ, ਕਪਾਹ-ਗੋਭੀ ਸਰੋਂ, ਮੱਕੀ-ਗੋਭੀ ਸਰੋਂ-ਗਰਮ ਰੁੱਤ ਦੀ ਮੂੰਗੀ।

**ਗੋਭੀ ਸਰੋਂ ਦੀਆਂ ਕਿਸਮਾਂ :** ਪੀ. ਜੀ. ਐਸ. ਐਚ. 51, ਜੀ. ਐਸ. ਐਲ. 2, ਜੀ. ਐਸ. ਐਲ. 1

**ਕਨੌਲਾ ਕਿਸਮਾਂ :** ਜੀ. ਐਸ. ਸੀ. 6, ਜੀ. ਐਸ. ਸੀ. 5

**ਖੇਤ ਦੀ ਤਿਆਰੀ :** ਜ਼ਮੀਨ ਨੂੰ 2 ਤੋਂ 4 ਵਾਰ ਵਾਹੋ ਅਤੇ ਹਰ ਵਾਹੀ ਬਾਅਦ ਸੁਹਾਗਾ ਫੇਰੋ।

**ਬੀਜ ਦੀ ਮਾਤਰਾ :** 1.5 ਕਿਲੋ ਬੀਜ ਪ੍ਰਤੀ ਏਕੜ ਵਰਤੋ।

**ਬਿਜਾਈ ਦਾ ਸਮਾਂ ਅਤੇ ਢੰਗ :** 10 ਅਕਤੂਬਰ ਤੋਂ 30 ਅਕਤੂਬਰ ਦਾ ਸਮਾਂ ਇਸ ਦੀ ਬਿਜਾਈ ਲਈ ਢੁਕਵਾਂ ਸਮਾਂ ਹੁੰਦਾ ਹੈ। ਬਿਜਾਈ 45 ਸੈਂਟੀਮੀਟਰ ਵਿੱਥ ਦੀਆਂ ਕਤਾਰਾਂ ਵਿੱਚ ਕਰੋ ਅਤੇ ਬਿਜਾਈ ਤੋਂ ਤਿੰਨ ਹਫ਼ਤੇ ਬਾਅਦ ਫਸਲ ਨੂੰ 10 ਸੈਂਟੀਮੀਟਰ ਦਾ ਫਾਸਲਾ ਰੱਖ ਕੇ ਵਿਰਲਾ ਕਰੋ।

**ਨਦੀਨਾਂ ਦੀ ਰੋਕਥਾਮ :** ਨਦੀਨਾਂ ਦੀ ਰੋਕਥਾਮ ਲਈ ਇੱਕ ਜਾਂ ਦੋ ਗੋਡੀਆਂ ਕਰੋ। ਨਦੀਨਾਂ ਦੀ ਰੋਕਥਾਮ ਲਈ ਬਾਸਾਲਿਨ ਬੀਜਾਈ ਤੋਂ ਪਹਿਲਾਂ ਜਾਂ ਆਈਸੋਪ੍ਰੋਟਯੂਰਾਨ ਬਿਜਾਈ ਤੋਂ ਬਾਅਦ ਵਰਤੋ।

**ਨੋਟ :** ਗੋਭੀ ਸਰੋਂ ਵਿੱਚ ਖਾਦਾਂ ਦੀ ਵਰਤੋਂ, ਸਿੰਚਾਈ, ਕੀੜੇ ਅਤੇ ਬਿਮਾਰੀਆਂ ਅਤੇ ਕਟਾਈ 'ਤੇ ਗਹਾਈ ਰਾਇਆ ਵਾਂਗ ਹੀ ਹਨ।

### 2.2.3 ਸੂਰਜਮੁਖੀ

ਸੂਰਜਮੁਖੀ ਦੇ ਬੀਜਾਂ ਵਿੱਚ 40-43 ਪ੍ਰਤੀਸ਼ਤ ਤੇਲ ਹੁੰਦਾ ਹੈ ਜਿਹੜਾ ਕਿ ਘੱਟ ਕੋਲੈਸਟਰੋਲ ਅਤੇ ਵਧੀਆ ਕੁਆਲਿਟੀ ਦਾ ਹੋਣ ਕਰਕੇ ਖਾਣ ਵਾਲਾ ਸੋਧਿਆ ਤੇਲ ਅਤੇ ਬਨਸਪਤੀ ਬਣਾਉਣ ਲਈ ਬਹੁਤ ਢੁਕਵਾਂ ਹੁੰਦਾ ਹੈ। ਇਸ ਦਾ ਤੇਲ ਸਾਬਣ ਅਤੇ ਹੋਰ ਕਈ ਚੀਜ਼ਾਂ ਤਿਆਰ ਕਰਨ ਵਿਚ ਵੀ ਵਰਤਿਆ ਜਾਂਦਾ ਹੈ। ਯੂਕਰੇਨ ਦੁਨੀਆਂ ਵਿੱਚ ਸਭ ਤੋਂ ਵੱਧ ਸੂਰਜਮੁਖੀ ਦੀ ਪੈਦਾਵਾਰ ਕਰਦਾ ਹੈ। ਪੰਜਾਬ ਵਿੱਚ ਸੂਰਜਮੁਖੀ ਦੀ ਕਾਸ਼ਤ ਲਗਪਗ 20-21 ਹਜ਼ਾਰ ਹੈਕਟੇਅਰ ਰਕਬੇ ਵਿੱਚ ਕੀਤੀ ਜਾਂਦੀ ਹੈ ਅਤੇ ਇਸ ਦਾ ਔਸਤ ਝਾੜ 6.5 ਕੁਇੰਟਲ ਪ੍ਰਤੀ ਏਕੜ ਦੇ ਲਗਪਗ ਹੁੰਦਾ ਹੈ।

**ਜ਼ਮੀਨ :** ਚੰਗੇ ਜਲ ਨਿਕਾਸ ਵਾਲੀ ਦਰਮਿਆਨੀ ਜ਼ਮੀਨ ਸਭ ਤੋਂ ਢੁਕਵੀਂ ਹੈ। ਕਲਰਾਠੀ ਜ਼ਮੀਨ ਇਸ ਦੀ ਕਾਸ਼ਤ ਲਈ ਠੀਕ ਨਹੀਂ ਰਹਿੰਦੀ।

**ਫਸਲ ਚੱਕਰ :** ਝੋਨਾ/ਮੱਕੀ-ਆਲੂ-ਸੂਰਜਮੁਖੀ, ਝੋਨਾ-ਤੌਰੀਆ-ਸੂਰਜਮੁਖੀ, ਨਰਮਾ-ਸੂਰਜਮੁਖੀ, ਬਾਸਮਤੀ-ਸੂਰਜਮੁਖੀ

**ਉੱਨਤ ਕਿਸਮਾਂ :** ਪੀ ਐਸ ਐਚ 996, ਪੀ ਐਸ ਐਚ 569, ਜਵਾਲਾਮੁਖੀ

**ਜ਼ਮੀਨ ਦੀ ਤਿਆਰੀ :** ਖੇਤ ਨੂੰ ਦੋ ਤਿੰਨ ਵਾਹੀ ਵਾਹੋ ਅਤੇ ਹਰੇਕ ਵਾਹੀ ਤੋਂ ਪਿਛੋਂ ਸੁਹਾਗਾ ਫੇਰੋ।

**ਬੀਜ ਦੀ ਮਾਤਰਾ ਅਤੇ ਸੋਧ :** ਸਿਫਾਰਸ਼ ਕੀਤੀ ਉੱਲੀਨਾਸ਼ਕ ਨਾਲ ਸੋਧਿਆ ਦੋ ਕਿਲੋ ਬੀਜ ਪ੍ਰਤੀ ਏਕੜ ਵਰਤੋ।

**ਬਿਜਾਈ ਦਾ ਸਮਾਂ ਅਤੇ ਵੰਗ :** ਸੂਰਜਮੁਖੀ ਦੀ ਬਿਜਾਈ ਜਨਵਰੀ ਮਹੀਨੇ ਦੇ ਅਥੀਰ ਤੱਕ ਕਰ ਲੈਣੀ ਚਾਹੀਦੀ ਹੈ। ਕਤਾਰਾਂ ਵਿਚਕਾਰ ਫਾਸਲਾ 60 ਸੈਂਟੀਮੀਟਰ ਅਤੇ ਬੂਟੇ ਤੋਂ ਬੂਟੇ ਦਾ ਫਾਸਲਾ 30 ਸੈਂਟੀਮੀਟਰ ਰੱਖੋ। ਅਗੇਤੀ ਫਸਲ ਨੂੰ ਜੇ ਪੁਰਬ-ਪੱਛਮ ਦਿਸ਼ਾ ਵਾਲੀਆਂ ਵੱਟਾਂ ਦੇ ਦੱਖਣ ਵਾਲੇ ਪਾਸੇ ਬੀਜਿਆ ਜਾਵੇ ਤਾਂ ਵੱਧ ਝਾੜ ਪ੍ਰਾਪਤ ਹੁੰਦਾ ਹੈ ਕਿਉਂਕਿ ਠੰਡ ਦੇ ਦਿਨਾਂ ਵਿੱਚ ਵੱਟਾਂ ਦੇ ਇਸ ਪਾਸੇ ਤਾਪਮਾਨ ਵੱਧ ਰਹਿੰਦਾ ਹੈ ਜਿਸ ਨਾਲ ਬੀਜ ਛੇਤੀ ਜੰਮਦਾ ਹੈ ਅਤੇ ਫਸਲ ਦਾ ਵਾਧਾ ਤੇਜ਼ੀ ਨਾਲ ਹੁੰਦਾ ਹੈ। ਬੀਜ ਨੂੰ ਵੱਟ ਦੇ ਉੱਪਰ ਨਹੀਂ ਸਗੋਂ ਸਿਰੇ ਤੋਂ 6-8 ਸੈਂਟੀਮੀਟਰ ਹੇਠਾਂ ਬੀਜੋ। ਵੱਟ ਤੇ ਬੀਜੀ ਫਸਲ ਨੂੰ ਬਿਜਾਈ ਤੋਂ 2-3 ਦਿਨਾਂ ਪਿੱਛੋਂ ਪਾਣੀ ਦਿਓ। ਵੱਟਾਂ ਤੇ ਬੀਜੀ ਫਸਲ ਢਹਿੰਦੀ ਨਹੀਂ ਅਤੇ ਗਰਮੀ ਦੇ ਮਹੀਨਿਆਂ ਵਿੱਚ ਪਾਣੀ ਦੀ ਬੱਚਤ ਵੀ ਕਰਦੀ ਹੈ।

**ਨਦੀਨਾਂ ਦੀ ਰੋਕਬਾਮ :** ਪਹਿਲੀ ਗੋਡੀ ਨਦੀਨ ਉੱਗਣ ਤੋਂ 2-3 ਹਫ਼ਤੇ ਪਿੱਛੋਂ ਅਤੇ ਦੂਜੀ ਉਸ ਤੋਂ 3 ਹਫ਼ਤੇ ਪਿੱਛੋਂ ਕਰੋ। ਨਦੀਨਾਂ ਦੀ ਰੋਕਬਾਮ ਸਟੌਪ ਨਾਲ ਵੀ ਕੀਤੀ ਜਾ ਸਕਦੀ ਹੈ।

**ਖਾਦਾਂ :** 24 ਕਿੱਲੋ ਨਾਈਟ੍ਰੋਜਨ ਅਤੇ 12 ਕਿੱਲੋ ਫਾਸਫੋਰਸ ਪ੍ਰਤੀ ਏਕੜ ਬੀਜਾਈ ਸਮੇਂ ਡਰਿੱਲ ਕਰੋ। ਜੇ ਪੋਟਾਸ ਦੀ ਕਮੀ ਹੋਵੇ ਤਾਂ 12 ਕਿੱਲੋ ਪੋਟਾਸ ਵੀ ਡਰਿੱਲ ਕਰ ਦਿਓ। ਸੁਪਰਫਾਸਫੇਟ ਖਾਦ ਨੂੰ ਤਰਜੀਹ ਦਿਓ ਕਿਉਂਕਿ ਇਸ ਵਿਚ ਸਲਫਰ (ਗੰਧਕ) ਦਾ ਤੱਤ ਵੀ ਹੁੰਦਾ ਹੈ ਜਿਹੜਾ ਕਿ ਤੇਲ ਬੀਜ ਫਸਲਾਂ ਨੂੰ ਜ਼ਰੂਰੀ ਚਾਹੀਦਾ ਹੁੰਦਾ ਹੈ।

**ਸਿੰਚਾਈ :** ਸੂਰਜਮੁਖੀ ਦੀ ਫਸਲ ਨੂੰ 6-9 ਸਿੰਚਾਈਆਂ ਦੀ ਲੋੜ ਪੈਂਦੀ ਹੈ। ਪਹਿਲਾ ਪਾਣੀ ਬਿਜਾਈ ਤੋਂ ਇੱਕ ਮਹੀਨੇ ਬਾਅਦ ਅਤੇ ਅਗਲੀਆਂ ਸਿੰਚਾਈਆਂ 2 ਤੋਂ 3 ਹਫ਼ਤੇ ਦੇ ਅੰਤਰ ਤੇ ਕਰੋ। ਅਪੈਲ-ਮਈ ਦੇ ਗਰਮ ਮਹੀਨਿਆਂ ਵਿੱਚ ਸਿੰਚਾਈਆਂ 8-10 ਦਿਨਾਂ ਦੇ ਵਕਫੇ ਤੇ ਕਰੋ। ਫਸਲ ਨੂੰ ਡੱਲ ਪੈਣ ਅਤੇ ਦਾਣੇ ਬਣਨ ਸਮੇਂ ਸਿੰਚਾਈ ਜ਼ਰੂਰੀ ਹੁੰਦੀ ਹੈ।

**ਕਟਾਈ ਅਤੇ ਗਹਾਈ :** ਜਦੋਂ ਸਿਰਾਂ ਦਾ ਰੰਗ ਹੇਠਲੇ ਪਾਸਿਉਂ ਪੀਲਾ ਭੂਗਾ ਹੋ ਜਾਵੇ ਅਤੇ ਡਿਸਕ ਸੁੱਕਣੀ ਸ਼ੁਰੂ ਹੋ ਜਾਵੇ ਤਾਂ ਫਸਲ ਕੱਟਣ ਲਈ ਤਿਆਰ ਹੁੰਦੀ ਹੈ। ਕਟਾਈ ਕੀਤੇ ਸਿਰਾਂ ਦੀ ਉਸੇ ਵੇਲੇ ਸੂਰਜਮੁਖੀ ਦੇ ਬਰੈਸ਼ਰ ਨਾਲ ਗਹਾਈ ਕਰ ਲਓ।

**ਕੀੜੇ ਅਤੇ ਬਿਮਾਰੀਆਂ :** ਕੱਟ ਵਰਮ (ਚੋਰ ਕੀੜਾ), ਤੰਬਾਕੂ ਦੀ ਸੁੰਡੀ, ਬਿਹਾਰੀ ਭੱਥੂ ਕੁੱਤਾ ਅਤੇ ਅਮਰੀਕਨ ਸੁੰਡੀ ਇਸ ਦੇ ਮੁੱਖ ਕੀੜੇ ਅਤੇ ਤਣੇ ਦਾ ਗਲਣਾ, ਜੜ੍ਹ ਦਾ ਗਲਣਾ ਅਤੇ ਸਿਰ ਦਾ ਗਲਣਾ ਇਸ ਦੀਆਂ ਮੁੱਖ ਬਿਮਾਰੀਆਂ ਹਨ।

### 3. ਚਾਰੇ

ਹਰਾ ਚਾਰਾ ਪਸੂਆਂ ਦੀ ਖੁਗਾਕ ਦਾ ਇੱਕ ਮੁੱਖ ਅੰਗ ਹੈ। ਇੱਕ ਵੱਡੇ ਪਸੂ ਨੂੰ ਲਗਪਗ 40 ਕਿੱਲੇ ਹਰਾ ਚਾਰਾ ਪ੍ਰਤੀ ਦਿਨ ਚਾਹੀਦਾ ਹੁੰਦਾ ਹੈ ਪਰ ਇਸ ਦੀ ਪ੍ਰਾਪਤੀ ਇਸ ਨਾਲੋਂ ਬਹੁਤ ਘੱਟ ਹੈ। ਹਾੜ੍ਹੀ ਦੇ ਚਾਰਿਆਂ ਵਿੱਚ ਬਰਸੀਮ, ਸ਼ਫ਼ਤਲ, ਲੂਸਣ, ਜਵੀਂ, ਰਾਈ ਘਾਹ ਅਤੇ ਸੌਜੀ ਆਉਂਦੇ ਹਨ। ਇਸ ਪਾਠ ਵਿੱਚ ਪੰਜਾਬ ਦੇ ਮੁੱਖ ਚਾਰੇ ਬਰਸੀਮ ਅਤੇ ਜਵੀਂ ਦੀ ਕਾਸ਼ਤ ਬਾਰੇ ਮੁਢਲੀ ਜਾਣਕਾਰੀ ਹੀ ਦਿੱਤੀ ਗਈ ਹੈ।

### 3.1 ਬਰਸੀਮ

ਬਰਸੀਮ ਨੂੰ ਚਾਰਿਆਂ ਦਾ ਬਾਦਸ਼ਾਹ ਕਿਹਾ ਜਾਂਦਾ ਹੈ। ਬਰਸੀਮ ਦੀ ਫਸਲ ਤੋਂ ਨਵੰਬਰ ਤੋਂ ਜੂਨ ਦੇ ਅੱਧ ਤੱਕ ਬਹੁਤ ਹੀ ਪੌਜ਼ਟਿਕ ਅਤੇ ਸੁਆਦ ਚਾਰੇ ਦੀਆਂ ਕਈ ਕਟਾਈਆਂ ਲਈਆਂ ਜਾ ਸਕਦੀਆਂ ਹਨ।

**ਊਂਨਤ ਕਿਸਮਾਂ :** ਬੀ. ਐਲ. 42, ਬੀ. ਐਲ. 10

**ਜ਼ਮੀਨ ਦੀ ਤਿਆਰੀ :** ਖੇਤ ਨੂੰ ਚੰਗੀ ਤਰ੍ਹਾਂ ਤਿਆਰ ਕਰਨ ਲਈ ਤਿੰਨ ਵਾਰ ਵਾਹੋ ਅਤੇ ਹਰ ਵਾਹੀ ਬਾਅਦ ਸੁਹਾਗਾ ਫੇਰੋ।

**ਬੀਜ ਦੀ ਮਾਤਰਾ ਅਤੇ ਸੋਧ :** ਇੱਕ ਏਕੜ ਲਈ 8 ਤੋਂ 10 ਕਿਲੋ ਬੀਜ ਵਰਤੋ ਅਤੇ ਬੀਜ ਨੂੰ ਜੀਵਾਣੂੰ ਕਲਚਰ ਦਾ ਟੀਕਾ ਜੂਰ ਲਗਾਓ। ਬਰਸੀਮ ਦੇ ਬੀਜ ਨੂੰ ਕਾਸ਼ਨੀ ਨਦੀਨ ਦੇ ਬੀਜ ਤੋਂ ਰਹਿਤ ਕਰਨ ਲਈ ਬੀਜ ਨੂੰ ਪਾਣੀ ਵਿਚ ਡੋਬੋ, ਕਾਸ਼ਨੀ ਦਾ ਬੀਜ ਉਪਰ ਤਰ ਆਵੇਗਾ, ਇਸ ਨੂੰ ਛਾਨਣੀ ਨਾਲ ਵੱਖ ਕਰ ਦਿਓ।

**ਬਿਜਾਈ ਦਾ ਸਮਾਂ ਅਤੇ ਢੰਗ :** ਸਤੰਬਰ ਦੇ ਆਖਰੀ ਹਫ਼ਤੇ ਤੋਂ ਅਕਤੂਬਰ ਦਾ ਪਹਿਲਾ ਹਫ਼ਤਾ ਇਸ ਦੀ ਬਿਜਾਈ ਦਾ ਢੁਕਵਾਂ ਸਮਾਂ ਹੈ। ਬੀਜਾਈ ਖੜ੍ਹੇ ਪਾਣੀ ਵਿਚ ਛੋਟੇ ਨਾਲ ਕੀਤੀ ਜਾ ਸਕਦੀ ਹੈ। ਜੇਕਰ ਹਵਾ ਚੱਲਦੀ ਹੋਵੇ ਤਾਂ ਸੁੱਕੇ ਖੇਤ ਵਿਚ ਬੀਜ ਦਾ ਛੱਟਾ ਦਿਓ ਅਤੇ ਬਾਅਦ ਵਿਚ ਛਾਪਾ ਫੇਰ ਕੇ ਪਾਣੀ ਲਾ ਦਿਓ।

**ਨਦੀਨਾਂ ਦੀ ਰੋਕਬਾਮ :** ਬਰਸੀਮ ਵਿਚ ਬੂਈਂ ਨਦੀਨ ਦੀ ਰੋਕਬਾਮ ਲਈ ਬਾਸਾਲੀਨ ਵਰਤੀ ਜਾ ਸਕਦੀ ਹੈ। ਜਿਨ੍ਹਾਂ ਖੇਤਾਂ ਵਿਚ ਇਟਸਿਟ ਦੀ ਸਮੱਸਿਆ ਹੋਵੇ ਉਥੇ ਬਰਸੀਮ ਵਿਚ ਰਾਇਆ ਰਲਾ ਕੇ ਬੀਜੋ। ਰਾਇਆ ਦੀ ਫਸਲ ਛੇਤੀ ਵਧਦੀ ਹੈ ਅਤੇ ਇਹ ਨਦੀਨਾਂ ਨੂੰ ਦੱਬ ਲੈਂਦੀ ਹੈ। ਇਟਸਿਟ ਵਾਲੇ ਖੇਤਾਂ ਵਿੱਚ ਬਿਜਾਈ ਅਕਤੂਬਰ ਦੇ ਦੂਜੇ ਹਫ਼ਤੇ ਤੱਕ ਪਿਛੇਤੀ ਕਰੋ ਕਿਉਂਕਿ ਉਸ ਵੇਲੇ ਤਾਪਮਾਨ ਘਟਣ ਕਾਰਨ ਇਹ ਨਦੀਨ ਘੱਟ ਉੱਗਦਾ ਹੈ।

**ਖਾਦਾਂ :** ਬਿਜਾਈ ਸਮੇਂ 6 ਟਨ ਰੂੜੀ ਦੀ ਖਾਦ ਅਤੇ 20 ਕਿਲੋ ਫਾਸਫੋਰਸ ਪ੍ਰਤੀ ਏਕੜ ਦੇ ਹਿਸਾਬ ਵਰਤੋ। ਜੇਕਰ ਰੂੜੀ ਨਾ ਹੋਵੇ ਤਾਂ 10 ਕਿਲੋ ਨਾਈਟ੍ਰੋਜਨ ਅਤੇ 30 ਕਿਲੋ ਫਾਸਫੋਰਸ ਪ੍ਰਤੀ ਏਕੜ ਵਰਤੋ।

**ਸਿੰਚਾਈ :** ਪਹਿਲਾ ਪਾਣੀ 6-8 ਦਿਨਾਂ ਪਿਛੋਂ ਦੇਣਾ ਜ਼ਰੂਰੀ ਹੈ। ਇਸ ਤੋਂ ਬਾਅਦ ਵਾਲੇ ਪਾਣੀ ਗਰਮੀਆਂ ਵਿਚ 8-10 ਦਿਨਾਂ ਪਿਛੋਂ ਅਤੇ ਸਰਦੀਆਂ ਵਿਚ 10-15 ਦਿਨਾਂ ਪਿਛੋਂ ਦਿੰਦੇ ਰਹਿਣਾ ਚਾਹੀਦਾ ਹੈ।

**ਵਾਲੀ :** ਪਹਿਲਾ ਲੌਅ, ਬੀਜਾਈ ਤੋਂ ਤਕਰੀਬਨ 50 ਦਿਨਾਂ ਪਿਛੋਂ ਤਿਆਰ ਹੋ ਜਾਂਦਾ ਹੈ, ਉਸ ਪਿਛੋਂ ਸਰਦੀਆਂ ਵਿਚ 40 ਦਿਨਾਂ ਪਿਛੋਂ ਅਤੇ ਬਾਅਦ ਵਿਚ 30 ਦਿਨਾਂ ਦੇ ਵਕਫੇ ਤੇ ਲੌਅ ਲਏ ਜਾ ਸਕਦੇ ਹਨ।

**ਕੀੜੇ ਅਤੇ ਬਿਮਾਰੀਆਂ :** ਭੱਬੂ ਕੁੱਤਾ, ਘਾਹ ਦਾ ਟਿੱਡਾ, ਛੋਲਿਆਂ ਦੀ ਸੁੰਡੀ ਅਤੇ ਕੁੰਡਮਾਰ ਹਰੀ ਸੁੰਡੀ ਇਸ ਦੇ ਮੁੱਖ ਕੀੜੇ ਹਨ ਅਤੇ ਤਣੇ ਦਾ ਗਲਣਾ ਇਸ ਦੀ ਮੁੱਖ ਬਿਮਾਰੀ ਹੈ।

### 3.2 ਜਵੀ

ਖੁਰਾਕੀ ਪੱਖ ਤੋਂ ਜਵੀ ਬਰਸੀਮ ਤੋਂ ਦੂਜੇ ਨੰਬਰ ਤੇ ਆਉਂਦੀ ਹੈ। ਕੱਲਰ ਜਾਂ ਸੇਮ ਵਾਲੀ ਜ਼ਮੀਨ ਤੋਂ ਬਿਨਾਂ ਇਹ ਹਰ ਤਰ੍ਹਾਂ ਦੀਆਂ ਜ਼ਮੀਨਾਂ ਵਿਚ ਉਗਾਈ ਜਾ ਸਕਦੀ ਹੈ।

**ਉੱਨਤ ਕਿਸਮਾਂ :** ਓ. ਐਲ. 9, ਕੈਂਟ

**ਬੀਜ ਦੀ ਮਾਤਰਾ ਅਤੇ ਸੋਧ :** ਸਿਫਾਰਸ਼ ਕੀਤੀ ਉੱਲੀਨਾਸ਼ਕ ਨਾਲ ਸੋਧੇ 25 ਕਿੱਲੇ ਪ੍ਰਤੀ ਏਕੜ ਬੀਜ ਦੀ ਲੋੜ ਹੁੰਦੀ ਹੈ।

**ਬਿਜਾਈ ਦਾ ਸਮਾਂ ਅਤੇ ਢੰਗ :** ਇਸ ਨੂੰ ਅਕਤੂਬਰ ਦੇ ਦੂਜੇ ਹਫ਼ਤੇ ਤੋਂ ਅਕਤੂਬਰ ਦੇ ਅੱਧੀਰ ਤੱਕ 20 ਸੈਂਟੀਮੀਟਰ ਦੂਰੀ ਦੇ ਸਿਆੜਾਂ ਵਿਚ ਬੀਜੋਂ। ਇਸ ਦੀ ਬੀਜਾਈ ਬਿਨਾਂ ਵਾਹੇ ਜੀਰੋ ਟਿਲ ਡਰਿਲ ਨਾਲ ਵੀ ਕੀਤੀ ਜਾ ਸਕਦੀ ਹੈ।

**ਨਦੀਨਾਂ ਦੀ ਰੋਕਬਾਮ :** ਆਮ ਤੌਰ ਤੇ ਗੋਡੀ ਦੀ ਲੋੜ ਨਹੀਂ ਪੈਂਦੀ ਪਰ ਜੇ ਨਦੀਨ ਜ਼ਿਆਦਾ ਹੋ ਜਾਣ ਤਾਂ ਇਕ ਗੋਡੀ ਕਰ ਦੇਣੀ ਚਾਹੀਦੀ ਹੈ।

**ਖਾਦਾਂ :** 15 ਕਿੱਲੇ ਨਾਈਟ੍ਰੋਜਨ ਅਤੇ 8 ਕਿੱਲੇ ਫਾਸਫੋਰਸ ਪ੍ਰਤੀ ਏਕੜ ਬੀਜਣ ਸਮੇਂ ਪਾਓ। ਬਿਜਾਈ ਤੋਂ 30-40 ਦਿਨ ਬਾਅਦ 15 ਕਿੱਲੇ ਨਾਈਟ੍ਰੋਜਨ ਪ੍ਰਤੀ ਏਕੜ ਦੇ ਹਿਸਾਬ ਹੋਰ ਪਾਓ।

**ਸਿੰਚਾਈ :** ਰੌਣੀ ਸਮੇਤ ਤਿੰਨ ਤੋਂ ਚਾਰ ਪਾਣੀ ਕਾਫ਼ੀ ਹੁੰਦੇ ਹਨ।

**ਕਟਾਈ :** ਫਸਲ ਗੋਭ ਵਿਚ ਸਿੱਟਾ ਬਣਨ ਤੋਂ ਲੈ ਕੇ ਦੋਧੇ ਦਾਣਿਆਂ ਦੀ ਹਾਲਤ ਵਿਚ ਚਾਰੇ ਲਈ ਕੱਟ ਲੈਣੀ ਚਾਹੀਦੀ ਹੈ।

**ਨੋਟ :** ਸਾਰੀਆਂ ਫਸਲਾਂ ਵਿੱਚ ਕੀੜੇ ਅਤੇ ਬਿਮਾਰੀਆਂ ਦੀ ਰੋਕਬਾਮ ਲਈ ਸਿਰਫ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਲੋਂ ਸਿਫਾਰਸ਼ ਕੀਤੇ ਕੀਟਨਾਸ਼ਕ ਅਤੇ ਉੱਲੀਨਾਸ਼ਕ, ਸਿਫਾਰਸ਼ ਕੀਤੀ ਮਾਤਰਾ ਅਤੇ ਸਮੇਂ ‘ਤੇ ਹੀ ਵਰਤਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਦੀ ਗਲਤ ਵਰਤੋਂ ਮਨੁੱਖੀ ਸਿਹਤ ਅਤੇ ਵਾਤਾਵਰਣ ਲਈ ਹਾਨੀਕਾਰਕ ਹੈ।

### ਅਭਿਆਸ

(ੴ) ਇੱਕ-ਦੋ ਸ਼ਬਦਾਂ ਵਿੱਚ ਉੱਤਰ ਦਿਓ।

1. ਹਾੜੀ ਦੀਆਂ ਦੋ ਤੇਲ-ਬੀਜ ਫਸਲਾਂ ਦੇ ਨਾਂ ਲਿਖੋ।
2. ਕਣਕ ਦੀਆਂ ਦੋ ਉੱਨਤ ਕਿਸਮਾਂ ਦੇ ਨਾਂ ਦੱਸੋ।
3. ਰਾਇਆ ਦੀ ਇੱਕ ਏਕੜ ਕਾਸ਼ਤ ਲਈ ਕਿੰਨਾ ਬੀਜ ਚਾਹੀਦਾ ਹੈ?
4. ਛੋਲਿਆਂ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੀਡਿਆਂ ਦੇ ਨਾਂ ਦੱਸੋ।
5. ਕਣਕ ਦੀਆਂ ਦੋ ਬਿਮਾਰੀਆਂ ਦੇ ਨਾਂ ਦੱਸੋ।

6. ਕਣਕ ਦੇ ਦੋ ਨਦੀਨਾਂ ਦੇ ਨਾਂ ਦੱਸੋ।
7. ਕਿਹੜੀ ਫਸਲ ਨੂੰ ‘ਚਾਰਿਆਂ ਦਾ ਬਾਦਸ਼ਾਹ’ ਕਿਹਾ ਜਾਂਦਾ ਹੈ?
8. ਮਸਰਾਂ ਦੀ ਬੀਜਾਈ ਦਾ ਸਮਾਂ ਦੱਸੋ।
9. ਜੌਅਾਂ ਦੀਆਂ ਦੋ ਉੱਨਤ ਕਿਸਮਾਂ ਦੇ ਨਾਂ ਦੱਸੋ।
10. ਸੂਰਜਮੁਖੀ ਦੇ ਬੀਜਾਂ ਵਿੱਚ ਕਿੰਨ੍ਹਾਂ ਤੇਲ ਹੁੰਦਾ ਹੈ ?

**(ਆ) ਇੱਕ-ਦੋ ਵਾਕਾਂ ਵਿੱਚ ਉੱਤਰ ਦਿਉ।**

1. ਕਣਕ ਨੂੰ ਪ੍ਰਤੀ ਏਕੜ ਮੁੱਖ ਖੁਰਾਕੀ ਤੱਤਾਂ ਦੀ ਕਿੰਨੀ ਲੋੜ ਹੈ ?
2. ਕਣਕ ਅਧਾਰਿਤ ਦੋ ਫਸਲ ਚੱਕਰਾਂ ਦੇ ਨਾਂ ਲਿਖੋ।
3. ਟੋਟਲ ਨਦੀਨਨਾਸ਼ਕ ਕਿਸ ਫਸਲ ਦੇ ਕਿਹੜੇ ਨਦੀਨਾਂ ਦੀ ਰੋਕਬਾਮ ਲਈ ਵਰਤੀ ਜਾਂਦੀ ਹੈ?
4. ਜਵੀਂ ਦੀ ਚਾਰੇ ਲਈ ਕਟਾਈ ਕਦੋਂ ਕਰਨੀ ਚਾਹੀਦੀ ਹੈ ?
5. ਬਰਸੀਮ ਵਿੱਚ ਇਟਸਿਟ ਦੀ ਰੋਕਬਾਮ ਦੱਸੋ।
6. ਸੂਰਜਮੁਖੀ ਦੀ ਕਟਾਈ ਕਦੋਂ ਕਰਨੀ ਚਾਹੀਦੀ ਹੈ ?
7. ਕਨੌਲਾ ਸਰ੍ਹੋਂ ਕਿਸ ਨੂੰ ਕਹਿੰਦੇ ਹਨ?
8. ਜੌਅਾਂ ਦਾ ਬਿਜਾਈ ਦਾ ਸਮਾਂ ਅਤੇ ਢੰਗ ਦੱਸੋ?
9. ਦੇਸੀ ਛੋਲਿਆਂ ਦੀ ਬਿਜਾਈ ਦਾ ਸਮਾਂ ਅਤੇ ਪ੍ਰਤੀ ਏਕੜ ਬੀਜ ਦੀ ਮਾਤਰਾ ਦੱਸੋ।
10. ਮਸਰਾਂ ਦੀ ਕਾਸ਼ਤ ਕਿਹੜੀਆਂ ਜ਼ਮੀਨਾਂ ਵਿੱਚ ਨਹੀਂ ਕਰਨੀ ਚਾਹੀਦੀ?

**(ਇ) ਪੰਜ-ਛੇ ਵਾਕਾਂ ਵਿੱਚ ਉੱਤਰ ਦਿਉ ।**

1. ਕਣਕ ਦੀ ਬਿਜਾਈ ਦਾ ਸਮਾਂ ਅਤੇ ਤਰੀਕਾ ਲਿਖੋ।
2. ਬਰਸੀਮ ਦੀ ਬਿਜਾਈ ਦਾ ਢੰਗ ਦੱਸੋ।
3. ਸੂਰਜਮੁਖੀ ਨੂੰ ਸਿੰਚਾਈ ਕਰਨ ਬਾਰੇ ਜਾਣਕਾਰੀ ਦਿਉ।
4. ਤੇਲ ਬੀਜ ਫਸਲਾਂ ਲਈ ਗੰਧਕ ਤੱਤ ਦੀ ਮਹੱਤਤਾ ਬਾਰੇ ਦੱਸੋ।
5. ਰਾਇਆ ਦੀਆਂ ਕਿਸਮਾਂ ਅਤੇ ਖੁਰਾਕੀ ਤੱਤਾਂ ਬਾਰੇ ਲਿਖੋ।

\*\*\*\*\*

## ਪਾਠ-4

### ਸਰਦੀ ਦੀਆਂ ਸਬਜ਼ੀਆਂ ਦੀ ਕਾਸ਼ਤ

ਸਬਜ਼ੀਆਂ ਮਨੁੱਖ ਦੀ ਭੁਗਾਕ ਦਾ ਇੱਕ ਜ਼ਰੂਰੀ ਹਿੱਸਾ ਹਨ। ਪੌਦੇ ਦਾ ਉਹ ਨਰਮ ਭਾਗ ਜਿਵੇਂ ਕਿ ਜੜ੍ਹਾਂ, ਤਣਾ, ਪੱਤੇ, ਫੁੱਲ, ਫਲ ਆਦਿ ਜਾਂ ਤਾਂ ਸਲਾਦ ਦੇ ਤੌਰ ਤੇ ਕੱਚੇ ਖਾਧੇ ਜਾਂਦੇ ਹਨ ਜਾਂ ਫਿਰ ਪਕਾ (ਰਿੰਨ੍ਹ) ਕੇ ਖਾਧੇ ਜਾਂਦੇ ਹਨ, ਨੂੰ ਸਬਜ਼ੀ ਆਖਦੇ ਹਨ। ਸਬਜ਼ੀਆਂ ਦਾ ਮਨੁੱਖੀ ਭੁਗਾਕ ਵਿੱਚ ਬਹੁਤ ਹੀ ਮਹੱਤਵਪੂਰਨ ਰੋਲ ਹੈ ਕਿਉਂਕਿ ਇਹਨਾਂ ਵਿੱਚ ਕਾਫ਼ੀ ਮਾਤਰਾ ਵਿੱਚ ਕਾਰਬੋਹਾਈਡਰੇਟਸ, ਪ੍ਰੋਟੀਨ, ਧਾਤਾਂ, ਵਿਟਾਮਿਨ ਆਦਿ ਪਾਏ ਜਾਂਦੇ ਹਨ ਜਿਹੜੇ ਸਰੀਰ ਨੂੰ ਨਰੋਆ ਰੱਖਣ ਲਈ ਬਹੁਤ ਜ਼ਰੂਰੀ ਹੁੰਦੇ ਹਨ। ਭਾਰਤ ਵਰਗੇ ਦੇਸ਼ ਵਿੱਚ ਤਾਂ ਸਬਜ਼ੀਆਂ ਦੀ ਮਹੱਤਤਾ ਹੋਰ ਵੀ ਵਧ ਜਾਂਦੀ ਹੈ ਕਿਉਂਕਿ ਇੱਥੋਂ ਜ਼ਿਆਦਾ ਆਬਾਦੀ ਸ਼ਾਕਾਹਾਰੀ ਹੈ। ਵਿਗਿਆਨੀਆਂ ਅਨੁਸਾਰ ਹਰ ਬਾਲਗ ਨੂੰ ਚੰਗੀ ਸਿਹਤ ਬਰਕਰਾਰ ਰੱਖਣ ਲਈ ਹਰ ਰੋਜ਼ 284 ਗਰਾਮ ਸਬਜ਼ੀਆਂ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ ਜਿਨ੍ਹਾਂ ਵਿੱਚੋਂ 114 ਗਰਾਮ ਪੱਤਿਆਂ ਵਾਲੀਆਂ, 85 ਗਰਾਮ ਜੜ੍ਹਾਂ ਵਾਲੀਆਂ ਅਤੇ 85 ਗਰਾਮ ਬਾਕੀ ਸਬਜ਼ੀਆਂ ਹੋਣੀਆਂ ਚਾਹੀਦੀਆਂ ਹਨ।

**ਸਬਜ਼ੀਆਂ ਦਾ ਭਵਿੱਖ :** ਸਾਡੇ ਦੇਸ਼ ਵਿੱਚ ਸਬਜ਼ੀਆਂ ਦਾ ਭਵਿੱਖ ਬਹੁਤ ਉੱਜਲ ਹੈ ਕਿਉਂਕਿ ਸਾਨੂੰ ਜਿੰਨੀ ਸਬਜ਼ੀ ਖਾਣੀ ਚਾਹੀਦੀ ਹੈ, ਉਸ ਤੋਂ ਘੱਟ ਮਿਲ ਰਹੀ ਹੈ। ਇਸ ਕਰਕੇ ਸਬਜ਼ੀਆਂ ਦੀ ਪੈਦਾਵਾਰ ਵਧਾਉਣ ਦੀ ਬਹੁਤ ਲੋੜ ਹੈ ਕਿਉਂਕਿ ਇਹ ਭੁਗਾਕੀ ਤੱਤਾਂ ਦਾ ਭਰਪੂਰ ਅਤੇ ਸਸਤਾ ਸੌਮਾ ਹਨ। ਸਬਜ਼ੀਆਂ ਥੋੜ੍ਹੇ ਸਮੇਂ ਵਿੱਚ ਪੱਕ ਜਾਂਦੀਆਂ ਹਨ ਅਤੇ ਇਕੋ ਹੀ ਸਾਲ ਵਿੱਚ ਇੱਕ ਸਬਜ਼ੀ ਦੀਆਂ ਦੋ ਤੋਂ ਚਾਰ ਡਸਲਾਂ ਲਈਆਂ ਜਾ ਸਕਦੀਆਂ ਹਨ। ਇਨ੍ਹਾਂ ਦਾ ਕਣਕ-ਝੋਨੇ ਦੇ ਡਸਲੀ ਚੱਕਰ ਨਾਲੋਂ 5-10 ਗੁਣਾਂ ਵੱਧ ਝਾੜ ਨਿਕਲਦਾ ਹੈ ਅਤੇ ਆਮਦਨ ਵੀ ਜ਼ਿਆਦਾ ਹੁੰਦੀ ਹੈ ਜੋ ਕਿ ਰੋਜ਼ ਦੀ ਰੋਜ਼ ਮਿਲਦੀ ਰਹਿੰਦੀ ਹੈ। ਸਬਜ਼ੀਆਂ ਰੋਜ਼ਗਾਰ ਦਾ ਇੱਕ ਚੰਗਾ ਸਾਧਨ ਹਨ ਕਿਉਂਕਿ ਜ਼ਿਆਦਾ ਮਿਹਨਤ ਦੀ ਲੋੜ ਪੈਂਦੀ ਹੈ। ਇਸ ਲਈ ਪਰਿਵਾਰ ਨੂੰ ਘਰ ਵਿੱਚ ਹੀ ਰੁਜ਼ਗਾਰ ਮਿਲ ਜਾਂਦਾ ਹੈ ਅਤੇ ਖੇਤੀ ਸਾਧਨਾਂ ਦੀ ਸਾਰਾ ਸਾਲ ਯੋਗ ਵਰਤੋਂ ਹੁੰਦੀ ਹੈ।

**ਸਰਦੀ ਦੀਆਂ ਸਬਜ਼ੀਆਂ ਉਗਾਉਣ ਬਚੇ ਮੁੱਢਲੀ ਜਾਣਕਾਰੀ:** ਕਾਮਯਾਬੀ ਨਾਲ ਸਰਦੀ ਦੀਆਂ ਸਬਜ਼ੀਆਂ ਦੀ ਕਾਸ਼ਤ ਕਰਨ ਲਈ ਮੁੱਢਲੀ ਜਾਣਕਾਰੀ ਦਾ ਹੋਣਾ ਬਹੁਤ ਜ਼ਰੂਰੀ ਹੈ ਜੋ ਕਿ ਹੇਠਾਂ ਦਿੱਤੀ ਗਈ ਹੈ:

- ਜ਼ਮੀਨ ਦੀ ਚੋਣ :** ਭਾਵੇਂ ਸਬਜ਼ੀਆਂ ਵੱਖ ਵੱਖ ਤਰ੍ਹਾਂ ਦੀ ਜ਼ਮੀਨ ਵਿੱਚ ਉਗਾਈਆਂ ਜਾ ਸਕਦੀਆਂ ਹਨ ਪਰ ਰੇਤਲੀ ਮੈਰਾ ਜਾਂ ਚੀਕਣੀ ਮੈਰਾ ਜ਼ਮੀਨ ਕਾਸ਼ਤ ਲਈ ਵਧੀਆ ਮੰਨੀ ਜਾਂਦੀ ਹੈ। ਰੇਤਲੀ ਮੈਰਾ ਜ਼ਮੀਨ ਜੜ੍ਹਾਂ ਵਾਲੀਆਂ ਸਬਜ਼ੀਆਂ ਜਿਵੇਂ ਕਿ ਗਾਜ਼ਰ, ਮੂਲੀ, ਸਲਗਾਮ ਅਤੇ ਆਲੂ ਦੀ ਕਾਸ਼ਤ ਵਾਸਤੇ ਵਧੀਆ ਰਹਿੰਦੀ ਹੈ।

**2. ਖਾਦਾਂ :** ਮੁੱਖ ਤੌਰ ਤੇ ਦੋ ਤਰ੍ਹਾਂ ਦੀਆਂ ਖਾਦਾਂ ਹੁੰਦੀਆਂ ਹਨ ਜਿਵੇਂ ਕਿ ਜੀਵਕ ਖਾਦਾਂ ਅਤੇ ਰਸਾਇਣਕ ਖਾਦਾਂ।

- (ਉ) **ਜੀਵਕ ਖਾਦਾਂ :** ਜੀਵਕ ਖਾਦਾਂ ਜੀਵਕ ਮਾਦੇ ਤੋਂ ਬਿਨਾਂ ਪੈਦਿਆਂ ਨੂੰ ਹੋਰ ਜ਼ਰੂਰੀ ਤੱਤ ਵੀ ਦਿੰਦੀਆਂ ਹਨ। ਜੀਵਕ ਮਾਦਾ ਜ਼ਮੀਨ ਦੀ ਭੇਤਿਕ ਅਤੇ ਰਸਾਇਣਕ ਹਾਲਤ ਠੀਕ ਰੱਖਦਾ ਹੈ। ਜ਼ਮੀਨ ਨੂੰ ਪੋਲੀ ਰੱਖਦਾ ਹੈ ਅਤੇ ਇਸ ਵਿੱਚ ਹਵਾ ਦੀ ਆਵਾਜ਼ਾਈ ਨੂੰ ਵਧਾਉਂਦਾ ਹੈ।
- (ਅ) **ਰਸਾਇਣਕ ਖਾਦਾਂ :** ਇਹ ਖਾਦਾਂ ਰਸਾਇਣਕ ਤਗੀਕਿਆਂ ਨਾਲ ਕਾਰਖਾਨਿਆਂ ਵਿੱਚ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਇਹਨਾਂ ਵਿੱਚ ਕਈ ਤਰ੍ਹਾਂ ਦੇ ਤੱਤ ਮੌਜੂਦ ਹੁੰਦੇ ਹਨ। ਜਿਵੇਂ ਕਿ ਨਾਈਟਰੋਜਨ, ਫਾਸਫੋਰਸ, ਪੋਟਾਸ਼ ਆਦਿ।

**3. ਬੀਜ ਅਤੇ ਬਿਜਾਈ :** ਬੀਜ ਸੁਧਰੀ ਕਿਸਮ ਦਾ ਹੋਣਾ ਚਾਹੀਦਾ ਹੈ ਜਿਸ ਵਿੱਚ ਕੋਈ ਮਿਲਾਵਟ ਨਾ ਹੋਵੇ ਅਤੇ ਰੋਗ ਰਹਿਤ ਹੋਵੇ। ਬੀਜ ਨੂੰ ਦੋ ਤਗੀਕਿਆਂ ਨਾਲ ਬੀਜਿਆ ਜਾ ਸਕਦਾ ਹੈ :-

- (ਉ) **ਸਿੱਧੀ ਬਿਜਾਈ ਕਰਕੇ :** ਕੁਝ ਸਬਜ਼ੀਆਂ ਜਿਵੇਂ ਕਿ ਗਾਜਰ, ਮੂਲੀ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆ ਅਤੇ ਆਲੂ ਸਿੱਧੀ ਬਿਜਾਈ ਨਾਲ ਬੀਜਿਆਂ ਜਾਂਦੀਆਂ ਹਨ।
- (ਅ) **ਪਨੀਰੀ ਲਗਾ ਕੇ :** ਸਰਦੀ ਦੀਆਂ ਉਹ ਸਬਜ਼ੀਆਂ ਹੀ ਪਨੀਰੀ ਨਾਲ ਲਗਾਈਆਂ ਜਾ ਸਕਦੀਆਂ ਹਨ ਜੋ ਪਨੀਰੀ ਪੁੱਟ ਕੇ ਮੁੜ ਲਾਏ ਜਾਣ ਦੇ ਧੱਕੇ ਨੂੰ ਸਹਾਰ ਸਕਦੀਆਂ ਹਨ ਜਿਵੇਂ ਕਿ ਫੁੱਲ ਗੋਭੀ, ਬੰਦ ਗੋਭੀ, ਚੀਨੀ ਬੰਦ ਗੋਭੀ, ਬਰੋਕਲੀ, ਪਿਆਜ਼, ਸਲਾਦ ਆਦਿ।

**4. ਪਾਣੀ ਦੇਣਾ :** ਫਸਲ ਦੇ ਵਧਣ-ਫੁੱਲਣ ਸਮੇਂ ਖੇਤ ਨੂੰ ਪਾਣੀ ਦੇਣ ਦਾ ਸਹੀ ਢੰਗ ਅਤੇ ਯੋਗ ਪ੍ਰਬੰਧ ਹੋਣਾ ਚਾਹੀਦਾ ਹੈ। ਫਸਲ ਦੇ ਮੁਰਸ਼ਾਉਣ ਤੋਂ ਪਹਿਲਾਂ ਹੀ ਪਾਣੀ ਦੇਣਾ ਬਹੁਤ ਜ਼ਰੂਰੀ ਹੈ।

**5. ਸਰਦੀ ਦੀਆਂ ਸਬਜ਼ੀਆਂ ਦੇ ਕੀਵਿਆਂ ਅਤੇ ਬਿਮਾਰੀਆਂ ਤੋਂ ਰੋਕਖਾਮ :**

- (i) ਸਹੀ ਫਸਲ ਚੱਕਰ ਅਪਣਾ ਕੇ ਆਲੂ ਅਤੇ ਮਟਰਾਂ ਦੀਆਂ ਕੁਝ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ।
- (ii) ਗਰਮੀ ਦੇ ਮੌਸਮ ਵਿੱਚ ਹਲ ਵਾਹਣ ਨਾਲ ਧਰਤੀ ਦੇ ਕੀੜੇ ਅਤੇ ਕਈ ਪ੍ਰਕਾਰ ਦੀਆਂ ਉੱਲੀਆਂ ਅਤੇ ਨੀਮਾਟੋਡ ਮਰ ਜਾਂਦੇ ਹਨ।
- (iii) ਬਿਮਾਰੀ ਵਾਲੇ ਬੂਟਿਆਂ ਨੂੰ ਨਸ਼ਟ ਕਰਕੇ ਅਤੇ ਸਾਫ਼-ਸੁਥਰੀ ਖੇਤੀ ਕਰਕੇ ਵੀ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬੂਟਿਆਂ ਨੂੰ ਬਚਾਇਆ ਜਾ ਸਕਦਾ ਹੈ।
- (iv) ਅਗੋਤੀ ਫਸਲ ਬੀਜ ਕੇ ਅਤੇ ਕੀਵਿਆਂ ਨੂੰ ਹੱਥਾਂ ਨਾਲ ਨਸ਼ਟ ਕਰਕੇ ਵੀ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ।

- (v) ਕੈਪਟਾਨ ਜਾਂ ਬੀਗਮ ਦਵਾਈ ਨਾਲ ਬੀਜ ਦੀ ਸੋਧ ਕਰਕੇ ਅਤੇ ਰੋਗ ਰਹਿਤ ਕਿਸਮਾਂ ਬੀਜ ਕੇ ਕੀਡਿਆਂ ਅਤੇ ਬਿਮਾਰੀਆਂ ਦੇ ਹਮਲੇ ਤੋਂ ਬਚਿਆ ਜਾ ਸਕਦਾ ਹੈ।
- (vi) ਕੁਝ ਕੀਟਨਾਸ਼ਕ ਦਵਾਈਆਂ ਜਿਵੇਂ ਕਿ ਸੇਵਨ, ਫੇਮ ਆਦਿ ਦੀ ਵਰਤੋਂ ਕਰਕੇ ਸੁੰਡੀਆਂ ਨੂੰ ਮਾਰਿਆ ਜਾ ਸਕਦਾ ਹੈ। ਇਸੇ ਤਰ੍ਹਾਂ ਸਬਜ਼ੀਆਂ ਦਾ ਰਸ ਚੂਸਣ ਵਾਲੇ ਕੀਡਿਆਂ ਅਤੇ ਤੇਲੇ ਤੇ ਕਾਬੂ ਪਾਉਣ ਲਈ ਰੋਗਰ, ਮੈਟਾਸਿਸਟਾਕਿਸ ਅਤੇ ਮੈਲਾਬਿਆਨ ਦਵਾਈਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ।

### **ਹਾੜੀ ਜਾਂ ਸਰਦੀ ਦੀਆਂ ਮੁੱਖ ਸਬਜ਼ੀਆਂ :**

**1. ਗਾਜਰ :** ਗਾਜਰ ਸਰਦੀ ਦੀ ਮੁੱਖ ਸਬਜ਼ੀ ਹੈ ਜਿਸ ਦੀ ਵਰਤੋਂ ਸਲਾਦ ਅਤੇ ਸਬਜ਼ੀ ਦੇ ਤੌਰ ਤੇ ਕੀਤੀ ਜਾਂਦੀ ਹੈ। ਪੰਜਾਬ ਵਿਚ ਗਾਜਰਾਂ ਦੀਆਂ ਦੋ ਤਰ੍ਹਾਂ ਦੀਆਂ ਕਿਸਮਾਂ ਪਾਈਆਂ ਜਾਂਦੀਆਂ ਹਨ ਜਿਵੇਂ ਕਿ ਦੇਸੀ ਅਤੇ ਵਲਾਇਤੀ। ਦੇਸੀ ਕਿਸਮਾਂ ਵਧੇਰੇ ਤਾਪਮਾਨ ਸਹਿ ਸਕਦੀਆਂ ਹਨ ਅਤੇ ਜ਼ਿਆਦਾ ਝਾੜ ਦਿੰਦੀਆਂ ਹਨ। ਪਰ ਵਲਾਇਤੀ ਕਿਸਮਾਂ ਠੰਢੇ ਤਾਪਮਾਨ ਵਿੱਚ ਜ਼ਿਆਦਾ ਝਾੜ ਦਿੰਦੀਆਂ ਹਨ। ਪੰਜਾਬ ਵਿੱਚ ਗਾਜਰ ਦੀਆਂ ਦੋ ਕਿਸਮਾਂ ਪੰਜਾਬ ਬਲੈਕ ਬਿਊਟੀ ਅਤੇ ਪੰਜਾਬ ਕੈਰਟ ਰੈਂਡ ਬੀਜੀਆਂ ਜਾਂਦੀਆਂ ਹਨ। ਪੰਜਾਬ ਬਲੈਕ ਬਿਊਟੀ ਦੀਆਂ ਗਾਜਰਾਂ ਦਾ ਰੰਗ ਜਾਮਨੀ ਕਾਲਾ, ਜੂਸ ਜ਼ਿਆਦਾ ਅਤੇ 196 ਕੁਇੰਟਲ ਪ੍ਰਤੀ ਏਕੜ ਝਾੜ ਹੁੰਦਾ ਹੈ। ਜਦੋਂ ਕਿ ਪੰਜਾਬ ਕੈਰਟ ਰੈਂਡ ਦੀਆਂ ਗਾਜਰਾਂ ਲਾਲ ਹੁੰਦੀਆਂ ਹਨ ਅਤੇ 230 ਕੁਇੰਟਲ ਪ੍ਰਤੀ ਏਕੜ ਝਾੜ ਹੈ। ਗਾਜਰਾਂ ਹਮੇਸ਼ਾ ਵੱਟਾਂ ਤੇ ਬੀਜੇ ਅਤੇ ਵੱਟਾਂ ਵਿਚਕਾਰ 45 ਸੈਂਟੀਮੀਟਰ ਦਾ ਛਾਸਲਾ ਰੱਖੋ। ਇਕ ਏਕੜ ਦੀ ਬੀਜਾਈ ਲਈ 4-5 ਕਿਲੋ ਬੀਜ ਕਾਫੀ ਹੁੰਦਾ ਹੈ। ਇੱਕ ਮਹੀਨੇ ਬਾਅਦ ਬੂਟਿਆਂ ਨੂੰ 7-8 ਸੈ.ਮੀ. ਤੇ ਵਿਰਲਾ ਕਰਨਾ ਬਹੁਤ ਜ਼ਰੂਰੀ ਹੈ। ਗਾਜਰ ਵਿੱਚੋਂ ਨਦੀਨਾਂ ਦੀ ਰੋਕਬਾਮ ਲਈ ਗੋਲ 23.5 ਈ ਸੀ 200 ਮਿਲੀਲਿਟਰ ਪ੍ਰਤੀ ਏਕੜ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਬੀਜਾਈ ਤੋਂ 2 ਦਿਨਾਂ ਦੇ ਅੰਦਰ-ਅੰਦਰ ਵੱਤਰ ਖੇਤ ਵਿੱਚ ਛਿੜਕੇ। ਪਹਿਲਾ ਪਾਣੀ ਬਿਜਾਈ ਤੋਂ ਤੁਰੰਤ ਬਾਅਦ ਦਿਓ ਅਤੇ ਦੂਜਾ ਬਿਜਾਈ ਤੋਂ 10-12 ਦਿਨਾਂ ਬਾਅਦ ਦਿਓ। ਕੁੱਲ 3-4 ਪਾਣੀਆਂ ਦੀ ਲੋੜ ਪੈਂਦੀ ਹੈ। ਬਹੁਤਾ ਪਾਣੀ ਦੇਣ ਨਾਲ ਗਾਜਰਾਂ ਦਾ ਰੰਗ ਨਹੀਂ ਬਣਦਾ, ਪੱਤੇ ਜ਼ਿਆਦਾ ਆ ਜਾਂਦੇ ਹਨ ਅਤੇ ਫਸਲ ਦੇਰ ਨਾਲ ਤਿਆਰ ਹੁੰਦੀ ਹੈ। ਗਾਜਰਾਂ ਕਿਸਮ ਅਨੁਸਾਰ 90-100 ਦਿਨਾਂ ਬਾਅਦ ਪੁਟਾਈ ਯੋਗ ਹੋ ਜਾਂਦੀਆਂ ਹਨ।

**2. ਮੂਲੀ :** ਮੂਲੀ ਨੂੰ ਸਲਾਦ ਦੇ ਤੌਰ ਤੇ ਕੱਚਿਆ, ਸਬਜ਼ੀ ਬਣਾਉਣ ਅਤੇ ਪਰਾਉਂਠੇ ਬਣਾਉਣ ਲਈ ਵਰਤਿਆ ਜਾਂਦਾ ਹੈ। ਪੰਜਾਬ ਪਸੰਦ, ਪੰਜਾਬ ਸਫੈਦ ਮੂਲੀ-2 ਅਤੇ ਪੂਸਾ ਚੇਤਕੀ ਮੂਲੀ ਦੀਆਂ ਪੰਜਾਬ ਵਿੱਚ ਬੀਜਣ ਲਈ ਮੁੱਖ ਕਿਸਮਾਂ ਹਨ। ਇਹਨਾਂ ਦਾ 105-215 ਕੁਇੰਟਲ ਪ੍ਰਤੀ ਏਕੜ ਝਾੜ ਹੁੰਦਾ ਹੈ। ਮੂਲੀ ਦੀਆਂ ਵੱਖ-ਵੱਖ ਕਿਸਮਾਂ ਨੂੰ ਸਹੀ ਸਮੇਂ ਅਨੁਸਾਰ ਬੀਜ ਕੇ ਮੂਲੀ ਦੀ ਕਾਸ਼ਤ ਸਾਰਾ ਸਾਲ ਹੀ ਕੀਤੀ ਜਾ ਸਕਦੀ ਹੈ ਜੋ ਇਸ ਪ੍ਰਕਾਰ ਹੈ:

ਕਿਸਮ	ਬਿਜਾਈ ਦਾ ਸਮਾਂ	ਮੂਲੀ ਤਿਆਰ ਹੋਣ ਦਾ ਸਮਾਂ
ਪੂਸਾ ਹਿਮਾਨੀ	ਜਨਵਰੀ-ਫਰਵਰੀ	ਫਰਵਰੀ-ਅਪ੍ਰੈਲ
ਪੰਜਾਬ ਪਸੰਦ	ਮਾਰਚ ਦਾ ਦੂਜਾ ਪੰਦਰਵਾੜਾ	ਅਖੀਰ ਅਪ੍ਰੈਲ-ਮਈ
ਪੂਸਾ ਚੇਤਕੀ	ਅਪ੍ਰੈਲ-ਅਗਸਤ	ਮਈ-ਸਤੰਬਰ
ਪੰਜਾਬ ਸਫੈਦ ਮੂਲੀ-2	ਅੱਧ ਸਤੰਬਰ-ਅਕਤੂਬਰ	ਅਕਤੂਬਰ-ਦਸੰਬਰ
ਜਪਾਨੀ ਵ੍ਹਾਈਟ	ਨਵੰਬਰ-ਦਸੰਬਰ	ਦਸੰਬਰ-ਜਨਵਰੀ

ਇਸ ਦਾ 4-5 ਕਿਲੋ ਬੀਜ ਪ੍ਰਤੀ ਏਕੜ ਪਾਓ। ਬਿਜਾਈ ਹਮੇਸ਼ਾ ਵੱਟਾਂ ਤੇ ਕਰੋ। ਕਤਾਰਾਂ ਵਿਚਕਾਰ 45 ਸੈ.ਮੀ. ਅਤੇ ਬੂਟਿਆਂ ਵਿਚਕਾਰ 7 ਸੈ.ਮੀ. ਦਾ ਫਾਸਲਾ ਰੱਖੋ। ਪਹਿਲਾ ਪਾਣੀ ਬਿਜਾਈ ਤੋਂ ਫੌਰਨ ਬਾਅਦ ਲਾਓ। ਬਾਅਦ ਵਿੱਚ ਗਰਮੀਆਂ ਵਿੱਚ 6-7 ਦਿਨ ਅਤੇ ਸਰਦੀਆਂ ਵਿੱਚ 10-12 ਦਿਨ ਦੇ ਵਕਫੇ ਤੇ ਜ਼ਮੀਨ ਦੀ ਕਿਸਮ ਅਨੁਸਾਰ ਪਾਣੀ ਲਾਓ। ਮੂਲੀਆਂ ਕਿਸਮ ਅਤੇ ਮੌਸਮ ਅਨੁਸਾਰ 45-60 ਦਿਨਾਂ ਬਾਅਦ ਪੁੱਟਣ ਲਈ ਤਿਆਰ ਹੋ ਜਾਂਦੀਆਂ ਹਨ।

**3. ਮਟਰ :** ਮਟਰ ਠੰਢੇ ਮੌਸਮ ਦੀ ਮੁੱਖ ਫਸਲ ਹੈ ਜਿਸ ਵਿੱਚ ਪ੍ਰੋਟੀਨ ਦੀ ਭਰਪੂਰ ਮਾਤਰਾ ਹੁੰਦੀ ਹੈ। ਮਟਰ ਅਗੋਤਾ-6 ਤੇ 7 ਅਤੇ ਅਰਕਲ ਮਟਰਾਂ ਦੀਆਂ ਅਗੋਤੀਆਂ ਕਿਸਮਾਂ ਹਨ ਜਿਨ੍ਹਾਂ ਦਾ ਝਾੜ 20-32 ਕੁਇੰਟਲ ਪ੍ਰਤੀ ਏਕੜ ਨਿਕਲ ਆਉਂਦਾ ਹੈ। ਮਿੱਠੀ ਫਲੀ ਅਤੇ ਪੰਜਾਬ -89 ਮੁੱਖ ਮੌਸਮ ਦੀਆਂ ਕਿਸਮਾਂ ਹਨ ਜਿਨ੍ਹਾਂ ਦਾ ਝਾੜ 47-55 ਕੁਇੰਟਲ ਪ੍ਰਤੀ ਏਕੜ ਨਿਕਲ ਆਉਂਦਾ ਹੈ। ਮਿੱਠੀ ਫਲੀ ਕਿਸਮ ਛਿਲਕੇ ਸਮੇਤ ਹੀ ਖਾਣ ਯੋਗ ਹੁੰਦੀ ਹੈ। ਬਿਜਾਈ ਦਾ ਉੱਤਮ ਸਮਾਂ ਅੱਧ ਅਕਤੂਬਰ ਤੋਂ ਅੱਧ ਨਵੰਬਰ ਹੈ। ਅਗੋਤੀਆਂ ਕਿਸਮਾਂ ਲਈ 45 ਕਿਲੋ ਅਤੇ ਮੁੱਖ ਮੌਸਮ ਦੀਆਂ ਕਿਸਮਾਂ ਲਈ 30 ਕਿਲੋ ਬੀਜ ਪ੍ਰਤੀ ਏਕੜ ਵਰਤੋ। ਅਗੋਤੀਆਂ ਕਿਸਮਾਂ ਲਈ ਫਾਸਲਾ 30×7 ਸੈ.ਮੀ. ਅਤੇ ਮੁੱਖ ਮੌਸਮ ਦੀਆਂ ਕਿਸਮਾਂ ਲਈ ਫਾਸਲਾ 30×10 ਸੈ.ਮੀ. ਰੱਖਣਾ ਚਾਹੀਦਾ ਹੈ। ਜੇ ਜ਼ਮੀਨ ਵਿੱਚ ਮਟਰ ਪਹਿਲੀ ਵਾਰ ਬੀਜਣੇ ਹਨ ਤਾਂ ਮਟਰਾਂ ਨੂੰ ਰਾਈਜ਼ਬੀਅਮ ਦਾ ਟੀਕਾ ਜ਼ਰੂਰ ਲਾਉਣਾ ਚਾਹੀਦਾ ਹੈ ਕਿਉਂਕਿ ਇਹ ਮਟਰਾਂ ਦਾ ਝਾੜ ਵਧਾਉਂਦਾ ਹੈ। ਨਦੀਨਾਂ ਦੀ ਰੋਕਬਾਮ ਲਈ ਸਟੋੰਪ 30 ਤਾਕਤ ਇੱਕ ਲੀਟਰ ਜਾਂ ਟੈਫਾਲੋਨ 50 ਤਾਕਤ 500 ਗਰਾਮ ਪ੍ਰਤੀ ਏਕੜ ਨਦੀਨ ਉੱਗਣ ਤੋਂ ਪਹਿਲਾਂ ਅਤੇ ਬਿਜਾਈ ਤੋਂ 2 ਦਿਨਾਂ ਦੇ ਵਿੱਚ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ। ਬਿਜਾਈ ਠੀਕ ਵੱਤਰ ਵਿੱਚ ਕਰੋ। ਪਹਿਲਾ ਪਾਣੀ ਬਿਜਾਈ ਤੋਂ 15-20 ਦਿਨ ਬਾਅਦ ਲਾਓ। ਦੂਜਾ ਪਾਣੀ ਫੁੱਲ ਆਉਣ ਤੇ ਤੀਜਾ ਪਾਣੀ ਫਲੀਆਂ ਪੈਣ ਤੇ ਲਾਉ। ਖਾਣ ਲਈ ਠੀਕ ਹਾਲਤ ਵਿੱਚ ਫਲੀਆਂ ਦੀ ਤੁੜਾਈ ਕਰੋ।

**4. ਫੁੱਲ ਗੋਭੀ :** ਫੁੱਲ ਗੋਭੀ ਦੀ ਕਾਸ਼ਤ ਲਈ 15-20 ਡਿਗਰੀ ਸੈਂਟੀਗਰੇਡ ਤਾਪਮਾਨ ਚਾਹੀਦਾ ਹੈ। ਮੁੱਖ ਮੌਸਮ ਲਈ ਜਾਇਟ ਸਨੋਬਾਲ ਅਤੇ ਪਛੇਤੀ ਬਿਜਾਈ ਲਈ ਪੂਸਾ ਸਨੋਬਾਲ-1 ਅਤੇ ਪੂਸਾ ਸਨੋਬਾਲ ਕੇ-1 ਉੱਤਮ ਕਿਸਮਾਂ ਹਨ। ਪਨੀਰੀ ਪੁੱਟ ਕੇ ਖੇਤ ਵਿੱਚ ਲਾਉਣ ਲਈ ਅਗੋਤੀ ਫਸਲ ਲਈ

ਜੂਨ ਤੋਂ ਜੁਲਾਈ, ਮੁੱਖ ਮੌਸਮ ਦੀ ਫਸਲ ਲਈ ਅਗਸਤ ਤੋਂ ਅੱਧ ਸਤੰਬਰ ਤੇ ਪਿਛੇਤੀ ਫਸਲ ਲਈ ਅਕਤੂਬਰ ਤੋਂ ਨਵੰਬਰ ਦਾ ਪਹਿਲਾ ਹਫ਼ਤਾ ਉੱਤਮ ਸਮਾਂ ਹੈ। ਪਨੀਰੀ ਬੀਜਣ ਤੋਂ ਇੱਕ ਮਹੀਨੇ ਬਾਅਦ ਖੇਤ ਵਿੱਚ ਲਾਉਣ ਲਈ ਤਿਆਰ ਹੋ ਜਾਂਦੀ ਹੈ। ਇੱਕ ਏਕੜ ਫੁੱਲ ਗੋਭੀ ਲਾਉਣ ਲਈ ਸਾਰੀਆਂ ਕਿਸਮਾਂ ਦਾ ਮੁੱਖ ਅਤੇ ਪਛੇਤੀ ਫਸਲ ਲਈ 250 ਗਰਾਮ ਬੀਜ ਪ੍ਰਤੀ ਏਕੜ ਪਾਓ ਪਰ ਅਗੇਤੀ ਫਸਲ ਲਈ 500 ਗਰਾਮ ਬੀਜ ਵਰਤੋਂ। ਮੁੱਖ ਫਸਲ ਲਈ ਕਤਾਰਾਂ ਤੇ ਬੂਟਿਆਂ ਵਿਚਕਾਰ ਫਾਸਲਾ  $45 \times 30$  ਸੈ.ਮੀ. ਰੱਖੋ। ਨਦੀਨਾਂ ਦੀ ਰੋਕਬਾਮ ਲਈ ਸਟੋਪ 30 ਤਾਕਤ ਇੱਕ ਲੀਟਰ ਪ੍ਰਤੀ ਏਕੜ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਚੰਗੀ ਸਿੱਲ੍ਹੀ ਵਾਲੇ ਖੇਤ ਵਿੱਚ ਬੂਟੇ ਲਾਉਣ ਤੋਂ ਇੱਕ ਦਿਨ ਪਹਿਲਾਂ ਸਪਰੋਅ ਕਰੋ। ਪਹਿਲਾ ਪਾਣੀ ਖੇਤ ਵਿੱਚ ਪਨੀਰੀ ਪੁੱਟ ਕੇ ਲਾਉਣ ਤੋਂ ਫੌਰਨ ਬਾਅਦ ਲਾਉ ਅਤੇ ਕੁੱਲ 8-12 ਪਾਣੀਆਂ ਦੀ ਲੋੜ ਪੈਂਦੀ ਹੈ। ਫਸਲ ਖੇਤ ਵਿੱਚ ਪਨੀਰੀ ਪੁੱਟ ਕੇ ਲਾਉਣ ਤੋਂ 90-100 ਦਿਨ ਬਾਅਦ ਤਿਆਰ ਹੋ ਜਾਂਦੀ ਹੈ।

**5. ਬੰਦ ਗੋਭੀ :** ਬੰਦ ਗੋਭੀ ਦੀ ਪਨੀਰੀ ਖੇਤ ਵਿੱਚ ਲਾਉਣ ਦਾ ਉੱਤਮ ਸਮਾਂ ਸਤੰਬਰ ਤੋਂ ਅਕਤੂਬਰ ਹੈ। ਇੱਕ ਏਕੜ ਦੀ ਪਨੀਰੀ ਤਿਆਰ ਕਰਨ ਲਈ 200 ਤੋਂ 250 ਗਰਾਮ ਬੀਜ ਬੀਜੋਂ। ਅਗੇਤੀਆਂ ਕਿਸਮਾਂ ਲਈ ਕਤਾਰਾਂ ਅਤੇ ਬੂਟਿਆਂ ਵਿਚਕਾਰ ਫਾਸਲਾ  $45 \times 45$  ਸੈ.ਮੀ. ਅਤੇ ਪਿਛੇਤੀਆਂ ਕਿਸਮਾਂ ਲਈ  $60 \times 45$  ਸੈ.ਮੀ. ਰੱਖੋ। ਬੰਦ ਗੋਭੀ ਦੀ ਅਗੇਤੀ ਪੈਦਾਵਾਰ ਲੈਣ ਲਈ ਇਸ ਦੀ ਸਿੱਧੀ ਬਿਜਾਈ ਵੀ ਕੀਤੀ ਜਾ ਸਕਦੀ ਹੈ। ਇਸ ਲਈ 60 ਸੈ.ਮੀ. ਦੇ ਫਾਸਲੇ ਤੇ ਵੱਟਾਂ ਬਣਾ ਕੇ 15-20 ਸੈ.ਮੀ. ਦੇ ਫਾਸਲੇ ਤੇ ਬਿਜਾਈ ਕਰੋ। ਨਦੀਨਾਂ ਦੀ ਰੋਕਬਾਮ ਅਤੇ ਪਾਣੀ ਲਈ ਫੁੱਲ ਗੋਭੀ ਦਾ ਤਰੀਕਾ ਅਪਣਾਓ।

**6. ਬਰੰਕਲੀ :** ਪੰਜਾਬ ਬਰੰਕਲੀ-1 ਅਤੇ ਪਾਲਮ ਸਮਰਿਧੀ ਇਸ ਦੀ ਸੁਧਗੀ ਕਿਸਮ ਹੈ ਜਿਸ ਦਾ ਐਸਤ ਝਾੜ 70 ਕੁਇੰਟਲ ਪ੍ਰਤੀ ਏਕੜ ਹੈ। ਪਨੀਰੀ ਬੀਜਣ ਦਾ ਯੋਗ ਸਮਾਂ ਅੱਧ ਅਗਸਤ ਤੋਂ ਅੱਧ ਸਤੰਬਰ ਹੈ। ਜਦੋਂ ਪਨੀਰੀ ਇੱਕ ਮਹੀਨੇ ਦੀ ਹੋ ਜਾਵੇ ਤਾਂ ਪੁੱਟ ਕੇ ਖੇਤ ਵਿੱਚ ਲਾ ਦਿਉ। ਇੱਕ ਏਕੜ ਵਾਸਤੇ 250 ਗਰਾਮ ਬੀਜ ਵਰਤੋਂ। ਕਤਾਰਾਂ ਅਤੇ ਬੂਟਿਆਂ ਵਿੱਚ ਫਾਸਲਾ 45 ਸੈ.ਮੀ. ਰੱਖੋ। ਨਦੀਨਾਂ ਦੀ ਰੋਕਬਾਮ ਅਤੇ ਪਾਣੀ ਲਈ ਫੁੱਲ ਗੋਭੀ ਦਾ ਤਰੀਕਾ ਅਪਣਾਓ।

**7. ਚੀਨੀ ਬੰਦ ਗੋਭੀ :** ਚੀਨੀ ਸਰ੍ਵੋ-1 ਅਤੇ ਸਾਗ ਸਰਸੋਂ ਇਸ ਦੀਆਂ ਉੱਤਮ ਕਿਸਮਾਂ ਹਨ ਜਿਸ ਦੇ ਪੱਤਿਆਂ ਤੋਂ ਸਾਗ ਬਹੁਤ ਸੁਆਦ ਬਣਦਾ ਹੈ। ਅੱਧ ਸਤੰਬਰ ਵਿੱਚ ਪਨੀਰੀ ਬੀਜੋਂ ਅਤੇ ਅੱਧ ਅਕਤੂਬਰ ਵਿੱਚ ਪਨੀਰੀ ਪੁੱਟ ਕੇ ਖੇਤ ਵਿੱਚ ਲਾ ਦਿਉ। ਪਨੀਰੀ ਲਈ 200 ਗਰਾਮ ਅਤੇ ਸਿੱਧੀ ਬਿਜਾਈ ਲਈ ਇੱਕ ਕਿੱਲੇ ਬੀਜ ਪ੍ਰਤੀ ਏਕੜ ਵਰਤੋਂ। ਕਤਾਰਾਂ ਅਤੇ ਬੂਟਿਆਂ ਵਿਚਕਾਰ 45 ਸੈ.ਮੀ. ਦਾ ਫਾਸਲਾ ਰੱਖੋ। ਇਸ ਦੀ ਪਹਿਲੀ ਕਟਾਈ ਖੇਤ ਵਿੱਚ ਲਗਾਉਣ ਤੋਂ ਤਕਰੀਬਨ 30 ਦਿਨਾਂ ਵਿੱਚ ਹੋ ਜਾਂਦੀ ਹੈ ਅਤੇ ਕੁੱਲ ਛੇ ਕਟਾਈਆਂ ਹੋ ਜਾਂਦੀਆਂ ਹਨ।

**8. ਆਲੂ :** ਆਲੂ ਦੀਆਂ ਅਗੇਤੀਆਂ ਕਿਸਮਾਂ ਕੁਫਰੀ ਸੂਰਯਾ ਅਤੇ ਕੁਫਰੀ ਪੁਖਰਾਜ ਹਨ ਜੋ 90-100 ਦਿਨਾਂ ਵਿੱਚ ਤਿਆਰ ਹੋ ਜਾਂਦੀਆਂ ਹਨ ਅਤੇ 100-125 ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀਆਂ ਹਨ। ਕੁਫਰੀ ਜਯੋਤੀ ਅਤੇ ਕੁਫਰੀ ਪੁਸ਼ਕਰ ਦਰਮਿਆਨੇ ਸਮੇਂ ਦੀਆਂ ਕਿਸਮਾਂ ਹਨ ਜੋ 100-110 ਦਿਨਾਂ ਵਿੱਚ ਤਿਆਰ ਹੋ ਜਾਂਦੀਆਂ ਹਨ ਅਤੇ 120-170 ਕੁਇੰਟਲ ਪ੍ਰਤੀ ਏਕੜ ਉਪਜ ਹੁੰਦੀ ਹੈ।

ਕੁਛਗੀ ਸੰਧੂਗੀ ਅਤੇ ਕੁਛਗੀ ਬਾਦਸ਼ਾਹ ਪਛੇਤੀਆਂ ਕਿਸਮਾਂ ਹਨ ਜੋ 110-120 ਦਿਨਾਂ ਵਿੱਚ 120-130 ਕੁਇੰਟਲ ਪ੍ਰਤੀ ਏਕੜ ਝਾੜ ਦਿੰਦੀਆਂ ਹਨ। 12-18 ਕੁਇੰਟਲ ਬੀਜ ਵਾਲੇ ਆਲੂ ਪ੍ਰਤੀ ਏਕੜ ਵਰਤੋਂ। ਪੰਜਾਬ ਵਿੱਚ ਇਸ ਦੀ ਬਿਜਾਈ ਦਾ ਸਭ ਤੋਂ ਢੁਕਵਾਂ ਸਮਾਂ ਪੱਤੜੜ ਲਈ ਅਖੀਰ ਸਤੰਬਰ ਤੋਂ ਅੱਧੇ ਅਕਤੂਬਰ ਅਤੇ ਬਹਾਰ ਰੁੱਤ ਲਈ ਜਨਵਰੀ ਦਾ ਪਹਿਲਾ ਪੰਦਰਵਾੜਾ ਹੈ। ਬਹਾਰ ਰੁੱਤ ਦੀ ਫਸਲ ਲਈ ਅਗੇਤੀ ਕਿਸਮ ਦਾ 8 ਕੁਇੰਟਲ ਅਤੇ ਪਿਛੇਤੀਆਂ ਕਿਸਮਾਂ ਦਾ 4-5 ਕੁਇੰਟਲ ਬੀਜ ਪ੍ਰਤੀ ਏਕੜ ਵਰਤੋਂ ਅਤੇ ਬੀਜ ਕੱਟ ਕੇ ਲਾਉ। ਬਿਜਾਈ ਲਈ ਵੱਟਾਂ ਵਿਚਕਾਰ ਫਾਸਲਾ 60 ਸੈਟੀਮੀਟਰ ਅਤੇ ਆਲੂਆਂ ਵਿੱਚ 20 ਸੈਟੀਮੀਟਰ ਰੱਖੋ। ਨਦੀਨਾਂ ਦੀ ਰੋਕਬਾਮ ਲਈ ਸਟੋਪ 30 ਤਾਕਤ ਇੱਕ ਲੀਟਰ ਜਾਂ ਐਗੀਲੋਨ 75 ਤਾਕਤ 500 ਗਰਾਮ ਜਾਂ ਸੈਨਕੋਰ 70 ਤਾਕਤ 200 ਗਰਾਮ ਦਾ 150 ਲੀਟਰ ਪਾਣੀ ਵਿੱਚ ਘੋਲ ਕੇ ਨਦੀਨਾਂ ਦੇ ਜੰਮ ਤੋਂ ਪਹਿਲਾਂ ਅਤੇ ਪਹਿਲੇ ਪਾਣੀ ਤੋਂ ਬਾਅਦ ਛਿੜਕਾਅ ਕਰੋ। ਪਹਿਲਾਂ ਪਾਣੀ ਬਿਜਾਈ ਤੋਂ ਫੌਰਨ ਬਾਅਦ ਲਾਉ ਕਿਉਂਕਿ ਇਸ ਨਾਲ ਫਸਲ ਛੇਤੀ ਉੱਗਦੀ ਹੈ।

## ਅਭਿਆਸ

### (ੴ) ਇਕ ਦੋ ਸ਼ਬਦਾਂ ਵਿੱਚ ਉੱਤਰ ਦਿਓ।

1. ਚੰਗੀ ਸਿਹਤ ਬਰਕਰਾਰ ਰੱਖਣ ਲਈ ਪ੍ਰਤੀ ਵਿਅਕਤੀ ਹਰ ਰੋਜ਼ ਕਿੰਨੀ ਸਬਜ਼ੀ ਖਾਣੀ ਚਾਹੀਦੀ ਹੈ?
2. ਆਲੂ ਕਿਸ ਕਿਸਮ ਦੀ ਜ਼ਮੀਨ ਵਿੱਚ ਵਧੀਆ ਹੁੰਦਾ ਹੈ?
3. ਖਾਦਾਂ ਕਿੰਨੇ ਪ੍ਰਕਾਰ ਦੀਆਂ ਹੁੰਦੀਆਂ ਹਨ?
4. ਕਾਲੀ ਗਾਜਰ ਦੀ ਕਿਸਮ ਦਾ ਨਾਮ ਲਿਖੋ।
5. ਮੂਲੀ ਦੀ ਪੂਸਾ ਚੇਤਕੀ ਕਿਸਮ ਦੀ ਬਿਜਾਈ ਕਦੋਂ ਕਰਨੀ ਚਾਹੀਦੀ ਹੈ?
6. ਮਟਰ ਦੀਆਂ ਦੋ ਅਗੇਤੀਆਂ ਕਿਸਮਾਂ ਦੇ ਨਾਮ ਦੱਸੋ।
7. ਬਰੋਕਲੀ ਦੀ ਪਨੀਰੀ ਬੀਜਣ ਦਾ ਸਹੀ ਸਮਾਂ ਕਿਹੜਾ ਹੈ?
8. ਆਲੂ ਦੀਆਂ ਦੋ ਪਿਛੇਤੀਆਂ ਕਿਸਮਾਂ ਕਿਹੜੀਆਂ ਹਨ?
9. ਇੱਕ ਏਕੜ ਦੀ ਪਨੀਰੀ ਪੈਦਾ ਕਰਨ ਲਈ ਬੰਦ ਗੋਭੀ ਦਾ ਕਿੰਨਾ ਬੀਜ ਚਾਹੀਦਾ ਹੈ?
10. ਫੁੱਲ ਗੋਭੀ ਦੀਆਂ ਉੱਨਤ ਕਿਸਮਾਂ ਦੇ ਨਾਮ ਲਿਖੋ?

### (ਅ) ਇੱਕ ਦੋ ਵਾਕਾਂ ਵਿੱਚ ਉੱਤਰ ਦਿਓ।

1. ਸਬਜ਼ੀ ਕਿਸਨੂੰ ਕਹਿੰਦੇ ਹਨ?
2. ਪਨੀਰੀ ਨਾਲ ਕਿਹੜੀਆਂ-ਕਿਹੜੀਆਂ ਸਬਜ਼ੀਆਂ ਲਾਈਆਂ ਜਾਂਦੀਆਂ ਹਨ?
3. ਸਬਜ਼ੀਆਂ ਦੀ ਕਾਸ਼ਤ ਰੁਜ਼ਗਾਰ ਪੈਦਾ ਕਰਨ ਵਿਚ ਕਿਸ ਤਰ੍ਹਾਂ ਯੋਗਦਾਨ ਪਾਉਂਦੀ ਹੈ?
4. ਮਟਰਾਂ ਵਿੱਚੋਂ ਨਦੀਨਾਂ ਦੀ ਰੋਕਬਾਮ ਕਿਵੇਂ ਕੀਤੀ ਜਾਂਦੀ ਹੈ?

5. ਆਲੂ ਦੀ ਫਸਲ ਵਿੱਚ ਨਦੀਨਾਂ ਦੀ ਰੋਕਬਾਮ ਕਿਵੇਂ ਕੀਤੀ ਜਾ ਸਕਦੀ ਹੈ?
6. ਗਾਜਰਾਂ ਦੀ ਬਿਜਾਈ ਦਾ ਸਮਾਂ, ਪ੍ਰਤੀ ਏਕੜ ਬੀਜ ਦੀ ਮਾਤਰਾ ਅਤੇ ਫਾਸਲੇ ਬਾਰੇ ਜਾਣਕਾਰੀ ਦਿਓ।
7. ਆਲੂਆਂ ਦੀਆਂ ਉੱਨਤ ਕਿਸਮਾਂ, ਬੀਜ ਦੀ ਮਾਤਰਾ ਪ੍ਰਤੀ ਏਕੜ ਅਤੇ ਬਿਜਾਈ ਦੀ ਸਹੀ ਸਮੇਂ ਬਾਰੇ ਦੱਸੋ।
8. ਬੰਦ ਗੋਡੀ ਲਗਾਉਣ ਦਾ ਢੁਕਵਾਂ ਸਮਾਂ ਅਤੇ ਬੀਜ ਦੀ ਮਾਤਰਾ ਲਿਖੋ।
9. ਸਬਜ਼ੀਆਂ ਦੀ ਕਾਸ਼ਤ ਲਈ ਕਿਸ ਤਰ੍ਹਾਂ ਦੀ ਲੋੜੀਂਦੀ ਜ਼ਮੀਨ ਦੀ ਚੋਣ ਕੀਤੀ ਜਾਂਦੀ ਹੈ?
10. ਚੀਨੀ ਬੰਦ ਗੋਡੀ ਦੀਆਂ ਉੱਨਤ ਕਿਸਮਾਂ ਲਿਖੋ।

**(੯) ਪੰਜ ਛੇ ਵਾਕਾਂ ਵਿੱਚ ਉੱਤਰ ਦਿਓ।**

1. ਮੂਲੀ ਦੀ ਸਾਰਾ ਸਾਲ ਕਾਸ਼ਤ ਕਿਵੇਂ ਕੀਤੀ ਜਾਂਦੀ ਹੈ?
2. ਮਨੁੱਖੀ ਖੁਰਾਕ ਵਿੱਚ ਸਬਜ਼ੀਆਂ ਦਾ ਕੀ ਮਹੱਤਵ ਹੈ?
3. ਸਰਦੀ ਦੀਆਂ ਸਬਜ਼ੀਆਂ ਨੂੰ ਕੀਤਿਆਂ ਅਤੇ ਬਿਸਾਰੀਆਂ ਤੋਂ ਕਿਵੇਂ ਬਚਾਇਆ ਜਾ ਸਕਦਾ ਹੈ?
4. ਅਗੇਤੇ ਮਟਰਾਂ ਦੀ ਕਾਸ਼ਤ ਬਾਰੇ ਸੰਖੇਪ ਜਾਣਕਾਰੀ ਦਿਓ।
5. ਫੁੱਲ ਗੋਡੀ ਦੀ ਅਗੇਤੀ, ਮੁੱਖ ਅਤੇ ਪਿਛੇਤੀ ਫਸਲ ਲਈ ਪਨੀਰੀ ਬੀਜਣ ਦਾ ਸਮਾਂ, ਪ੍ਰਤੀ ਏਕੜ ਬੀਜ ਦੀ ਮਾਤਰਾ ਅਤੇ ਫਾਸਲੇ ਬਾਰੇ ਦੱਸੋ।

★ ★ ★ ★ ★

## ਪਾਠ-5

### ਫਲਦਾਰ ਬੂਟਿਆਂ ਦੀ ਕਾਸ਼ਤ

ਫਲ ਮਨੁੱਖ ਨੂੰ ਕੁਦਰਤ ਦਾ ਦਿੱਤਾ ਇੱਕ ਵਰਦਾਨ ਹਨ। ਇਹ ਖਾਣ ਵਿੱਚ ਸੁਆਦ ਹੋਣ ਤੋਂ ਇਲਾਵਾ ਸਰੀਰ ਨੂੰ ਸਿਹਤਮੰਦ ਰੱਖਣ ਵਾਲੇ ਮੁੱਖ ਤੱਤਾਂ ਜਿਵੇਂ ਕਿ ਵਿਟਾਮਿਨ, ਖਣਿਜ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦੇ ਹਨ। ਪੰਜਾਬ ਵਿੱਚ ਇਸ ਵੇਲੇ ਫਲਾਂ ਹੇਠ ਲਗਪਗ 78000 ਹੈਕਟੇਅਰ ਰਕਬਾ ਹੈ। ਪੰਜਾਬ ਦੇ ਵਿਭਿੰਨਤਾ ਵਾਲੇ ਜਲਵਾਯੂ ਦੇ ਆਧਾਰ ਤੇ ਫਲਾਂ ਦੀ ਕਾਸ਼ਤ ਲਈ ਇਸ ਨੂੰ ਹੇਠਾਂ ਲਿਖੇ ਤਿੰਨ ਇਲਾਕਿਆਂ ਵਿੱਚ ਵੰਡਿਆ ਗਿਆ ਹੈ :

1. ਨੀਮ ਪਹਾੜੀ ਇਲਾਕਾ
2. ਕੇਂਦਰੀ ਇਲਾਕਾ
3. ਸੇਂਜੂ ਅਤੇ ਖੁਸ਼ਕ ਇਲਾਕਾ

**1. ਨੀਮ ਪਹਾੜੀ ਇਲਾਕਾ :** ਇਸ ਇਲਾਕੇ ਵਿੱਚ ਰੂਪਨਗਰ, ਹੁਸ਼ਿਆਰਪੁਰ, ਪਠਾਨਕੋਟ, ਸ਼ਹੀਦ ਭਗਤ ਸਿੰਘ ਨਗਰ, ਗੁਰਦਾਸਪੁਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਕੇਂਦਰੀ ਪ੍ਰਦੇਸ਼ ਚੰਡੀਗੜ੍ਹ ਆਉਂਦੇ ਹਨ। ਅੰਬ, ਲੀਚੀ, ਕਿੰਨੂੰ ਅਤੇ ਹੋਰ ਸੰਗਤਰੇ, ਨਿੰਬੂ, ਨਾਸ਼ਪਤੀ, ਅਮਰੂਦ, ਆੜੂ, ਅਲੂਚਾ, ਚੀਕੂ ਅਤੇ ਆਮਲਾ ਇਥੋਂ ਦੇ ਮੁੱਖ ਫਲ ਹਨ।

**2. ਕੇਂਦਰੀ ਇਲਾਕਾ :** ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਪਟਿਆਲਾ, ਮੋਗਾ, ਫਤਿਹਗੜ੍ਹ ਸਾਹਿਬ ਕੇਂਦਰੀ ਇਲਾਕੇ ਵਿੱਚ ਆਉਂਦੇ ਹਨ। ਨਾਸ਼ਪਾਤੀ, ਅਮਰੂਦ, ਅੰਗੂਹ, ਆੜੂ, ਅੰਬ, ਕਿੰਨੂੰ ਅਤੇ ਹੋਰ ਸੰਗਤਰੇ, ਨਿੰਬੂ ਇਥੋਂ ਦੇ ਮੁੱਖ ਫਲ ਹਨ।

**3. ਸੇਂਜੂ ਅਤੇ ਖੁਸ਼ਕ ਇਲਾਕਾ :** ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਫਿਰੋਜ਼ਪੁਰ ਅਤੇ ਫਾਜਿਲਕਾ ਪੰਜਾਬ ਦੇ ਸੇਂਜੂ ਅਤੇ ਖੁਸ਼ਕ ਇਲਾਕੇ ਦਾ ਭਾਗ ਹਨ। ਕਿੰਨੂੰ ਅਤੇ ਹੋਰ ਸੰਗਤਰੇ, ਮਾਲਟਾ, ਨਿੰਬੂ, ਅਮਰੂਦ, ਅੰਗੂਹ ਅਤੇ ਬੇਰ ਇਥੋਂ ਦੇ ਮੁੱਖ ਫਲ ਹਨ।

**ਬਾਗ ਲਗਾਉਣ ਦਾ ਸਮਾਂ :** ਫਲਦਾਰ ਬੂਟਿਆਂ ਨੂੰ ਲਗਾਉਣ ਦੇ ਸਮੇਂ ਅਨੁਸਾਰ ਦੋ ਸ਼੍ਰੇਣੀਆਂ ਵਿੱਚ ਵੰਡਿਆ ਜਾ ਸਕਦਾ ਹੈ :

(ੴ) **ਸਦਾਬਹਾਰ ਫਲਦਾਰ ਬੂਟੇ :** ਸਦਾ ਬਹਾਰ ਫਲਦਾਰ ਬੂਟਿਆਂ ਵਿੱਚ ਮੁੱਖ ਤੌਰ ਤੇ ਅੰਬ, ਲੀਚੀ, ਅਮਰੂਦ, ਲੁਕਾਠ, ਕਿੰਨੂੰ ਅਤੇ ਹੋਰ ਸੰਗਤਰੇ, ਮਾਲਟਾ, ਨਿੰਬੂ, ਚੀਕੂ ਆਦਿ ਆਉਂਦੇ ਹਨ। ਇਹਨਾਂ ਨੂੰ ਲਗਾਉਣ ਲਈ ਸਹੀ ਸਮਾਂ ਫਰਵਰੀ-ਮਾਰਚ ਅਤੇ ਸਤੰਬਰ-ਅਕਤੂਬਰ ਦਾ ਮਹੀਨਾ ਹੁੰਦਾ ਹੈ। ਅੰਬ ਅਤੇ ਲੀਚੀ ਦੇ ਬਾਗ ਸਤੰਬਰ-ਅਕਤੂਬਰ ਵਿੱਚ ਹੀ ਲਗਾਉਣੇ ਚਾਹੀਦੇ ਹਨ।

(ਅ) ਪੱਤੜੀ ਫਲਦਾਰ ਬੂਟੇ : ਪੱਤੜੀ ਫਲਦਾਰ ਬੂਟੇ ਜਿਵੇਂ ਨਾਸ਼ਪਾਤੀ, ਅੰਗੂਰ, ਆੜ੍ਹੂ, ਅਲੂਚਾ ਆਦਿ ਸਰਦੀਆਂ ਵਿੱਚ ਜਦੋਂ ਸਬਿੱਲ ਅਵਸਥਾ (ਨਵੀਂ ਫੋਟ ਸ਼ੁਰੂ ਹੋਣ ਤੋਂ ਪਹਿਲਾਂ), ਵਿੱਚ ਹੁੰਦੇ ਹਨ, ਉਸ ਸਮੇਂ ਲਗਾਉਣੇ ਚਾਹੀਦੇ ਹਨ। ਇਹ ਬੂਟੇ ਅੱਧ ਜਨਵਰੀ (ਆੜ੍ਹੂ, ਅਲੂਚਾ) ਤੋਂ ਅੱਧ ਫਰਵਰੀ (ਨਾਸ਼ਪਾਤੀ, ਅੰਗੂਰ) ਤੱਕ ਲਗਾਉਣੇ ਚਾਹੀਦੇ ਹਨ।

### ਫਲਦਾਰ ਬੂਟਿਆਂ ਦੀ ਕਾਸ਼ਤ ਦੇ ਅਹਿਮ ਪਹਿਲੂ :

1. **ਮਿੱਟੀ :** ਫਲਦਾਰ ਬੂਟੇ ਲਗਾਉਣ ਲਈ ਮਿੱਟੀ ਢੂੰਘੀ, ਚੰਗੇ ਜਲ ਨਿਕਾਸ ਵਾਲੀ, ਭਲ ਵਾਲੀ ਅਤੇ ਉਪਜਾਊ ਹੋਣੀ ਚਾਹੀਦੀ ਹੈ। ਜ਼ਮੀਨ ਦੀ ਦੋ ਮੀਟਰ ਤੱਕ ਦੀ ਢੂੰਘਾਈ ਵਿੱਚ ਕੋਈ ਸਖ਼ਤ ਤਹਿ ਨਹੀਂ ਹੋਣੀ ਚਾਹੀਦੀ। ਸੇਮ ਵਾਲੀ, ਲੂਣੀ ਜਾਂ ਤੇਜ਼ਾਬੀ ਮਿੱਟੀ ਵਿੱਚ ਫਲਦਾਰ ਬੂਟੇ ਨਹੀਂ ਲਗਾਉਣੇ ਚਾਹੀਦੇ।
2. **ਪਾਣੀ :** ਪਾਣੀ ਦਾ ਪੱਧਰ ਤਿੰਨ ਮੀਟਰ ਤੋਂ ਥੱਲੇ ਹੋਣਾ ਚਾਹੀਦਾ ਹੈ ਅਤੇ ਇਸ ਵਿੱਚ ਕੋਈ ਉਤਰਾਂ-ਚੜ੍ਹਾਂ ਨਹੀਂ ਹੋਣਾ ਚਾਹੀਦਾ।
3. **ਬੂਟੇ ਲਗਾਉਣ ਦਾ ਤਰੀਕਾ:** ਬਾਗ ਲਗਾਉਣ ਲਈ ਅਗਾਊਂ ਵਿਉਂਤਬੰਦੀ ਦੀ ਜ਼ਰੂਰਤ ਹੁੰਦੀ ਹੈ। ਬਾਗ ਲਈ ਸੜਕ, ਪਾਣੀ ਵਾਸਤੇ ਖਾਲੀਆਂ ਅਤੇ ਬਾਗ ਦੇ ਵਿਚਕਾਰ ਰਸਤੇ ਛੱਡੋ। ਹਰ ਇੱਕ ਬੂਟੇ ਲਈ  $1 \times 1 \times 1$  ਮੀਟਰ ਢੂੰਘੇ ਅਤੇ ਚੌੜੇ ਟੋਏ ਪੁੱਟ ਲਓ। ਬੂਟੇ ਲਗਾਉਣ ਤੋਂ ਪਹਿਲਾਂ ਟੋਏ ਪੁੱਟ ਕੇ ਖੁੱਲ੍ਹੇ ਛੱਡ ਦਿਉ ਤਾਂ ਜੋ ਉਨ੍ਹਾਂ ਨੂੰ ਚੰਗੀ ਤਰ੍ਹਾਂ ਧੁੱਪ ਲੱਗ ਸਕੇ। ਫਿਰ ਇਹਨਾਂ ਟੋਇਆਂ ਨੂੰ ਭਰਨ ਲਈ ਉਪਰਲੀ ਅੱਧੀ ਅਤੇ ਉਸੇ ਮਾਤਰਾ ਵਿੱਚ ਰੂੜੀ ਦੀ ਖਾਦ ਮਿਲਾ ਕੇ ਜ਼ਮੀਨ ਦੇ ਉੱਪਰ ਤੱਕ ਭਰੋ। ਬੂਟੇ ਲਗਾਉਣ ਤੋਂ ਪਹਿਲਾਂ ਹਲਕੀ ਸਿੰਚਾਈ ਕਰੋ। ਬੂਟਿਆਂ ਨੂੰ ਸਿਉਂਕ ਤੋਂ ਬਚਾਉਣ ਲਈ 30 ਗ੍ਰਾਮ ਲਿੰਡੇਨ ਜਾਂ 15 ਮਿਲੀਲੀਟਰ ਕਲੋਰੋਪਾਈਰੀਫਾਸ 20 ਤਾਕਤ ਦੀ 2.5 ਕਿਲੋ ਮਿੱਟੀ ਵਿੱਚ ਰਲਾ ਕੇ ਪ੍ਰਤੀ ਟੋਏ ਦੇ ਹਿਸਾਬ ਨਾਲ ਪਾਉਣੀ ਚਾਹੀਦੀ ਹੈ।
4. **ਉੱਨਤ/ਸੁਧਰੀਆਂ ਕਿਸਮਾਂ :** ਫਲਦਾਰ ਬੂਟਿਆਂ ਦਾ ਜੀਵਨ ਚੱਕਰ ਦੂਜੇ ਬੂਟਿਆਂ ਨਾਲੋਂ ਅਲੱਗ ਹੁੰਦਾ ਹੈ। ਜਿਥੇ ਦੂਜੀਆਂ ਡਸਲਾਂ (ਕਣਕ, ਝੋਨਾ, ਦਾਲਾਂ ਆਦਿ) ਦਾ ਜੀਵਨ ਚੱਕਰ ਸਿਰਫ਼ ਛੇ ਮਹੀਨਿਆਂ ਦਾ ਹੁੰਦਾ ਹੈ। ਉੱਥੇ ਫਲਦਾਰ ਬੂਟਿਆਂ ਦਾ ਜੀਵਨ ਚੱਕਰ ਕਈ ਸਾਲਾਂ ਤੱਕ ਚੱਲਦਾ ਹੈ। ਇਸ ਲਈ ਫਲਦਾਰ ਬੂਟੇ ਲਗਾਉਣ ਵੇਲੇ ਖਾਸ ਧਿਆਨ ਦੇਣ ਦੀ ਲੋੜ ਹੁੰਦੀ ਹੈ। ਬਾਗ ਲਗਾਉਣ ਵੇਲੇ ਹਮੇਸ਼ਾ ਨਵੀਆਂ, ਸੁਧਰੀਆਂ ਅਤੇ ਖੇਤੀ ਮਹਿਰਾਂ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਹੀ ਲਗਾਉਣੀਆਂ ਚਾਹੀਦੀਆਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਮੁੱਖ ਫਲਾਂ ਦੀਆਂ ਸਿਫਾਰਸ਼ ਅਤੇ ਪ੍ਰਚਲਿਤ ਕਿਸਮਾਂ ਹੇਠ ਲਿਖੇ ਅਨੁਸਾਰ ਹਨ:

ਫਲ ਦਾ ਨਾਂ	ਕਿਸਮਾਂ
ਸੰਤਰਾ	ਕਿੰਨੂ, ਦੇਸੀ, ਡੇਜ਼ੀ, ਡਬਲਿਊ ਮਰਕਟ
ਮਾਲਟਾ	ਮੁਸੰਮੀ, ਜਾਫ਼ਾ, ਬਲੱਡ ਰੈੱਡ, ਵਲੈਨਸੀਆ
ਨਿੰਬੂ	ਕਾਗਜ਼ੀ, ਬਾਰਾਮਾਸੀ ਨਿੰਬੂ ਅਤੇ ਗਲਗਲ
ਅੰਬ	ਦੁਸਹਿਰੀ, ਲੰਗੜਾ, ਅਲਫੈਜ਼ੋ, ਚੂਪਣ ਵਾਲੇ ਅੰਬ
ਨਾਸ਼ਪਾਤੀ	ਪੰਜਾਬ ਨਾਖ ਅਤੇ ਪੱਥਰ ਨਾਖ (ਸਖਤ), ਪੰਜਾਬ ਨੈਕਟਰ, ਪੰਜਾਬ ਗੋਲਡ, ਬੱਗੂਰੋਸ਼ਾ ਅਤੇ ਲਿਕੋਂਟ (ਅਰਧ ਨਰਮ), ਪੰਜਾਬ ਸੌਫਟ (ਨਰਮ)
ਆਤੂ	ਫਲੋਰਿਡਾ ਪਰਿੰਸ, ਅਰਲੀ ਗ੍ਰੌਂਡ, ਪਰਤਾਪ, ਸ਼ਾਨੇ-ਪੰਜਾਬ, ਪ੍ਰਭਾਤ
ਅਲੂਚਾ	ਸਤਲੁਜ ਪਰਪਲ, ਕਾਲਾ ਅੰਮ੍ਰਿਤਸਰੀ
ਅਮਰੂਦ	ਸਰਦਾਰ, ਅਲਾਹਾਬਾਦ ਸਫੈਦਾ, ਅਰਕਾ ਅਮੁਲਿਆ, ਪੰਜਾਬ ਪਿੰਕ
ਅੰਗੂਰ	ਸ਼ਵੇਤਾ, ਪਰਲਿਟ, ਬਿਊਟੀ ਸੀਡਲੈਸ, ਫਲੇਮ ਸੀਡਲੈਸ, ਪੰਜਾਬ ਪਰਪਲ
ਬੇਰ	ਉਮਰਾਨ, ਸਨੌਰ-2, ਵਲੈਤੀ
ਲੀਚੀ	ਦੇਹਰਾਦੂਨ, ਕਲਕਤਾਆ
ਆਂਵਲਾ	ਬਲਵੰਤ, ਨੀਲਮ, ਕੰਚਨ
ਚੀਕੂ	ਕਾਲੀ ਪੱਤੀ, ਕ੍ਰਿਕਟ ਬਾਲ
ਅਨਾਰ	ਭਗਵਾ, ਗਨੇਸ਼, ਕੰਧਾਰੀ

## 5. ਬਾਗ ਵਿੱਚ ਕਤਾਰਾਂ ਦਾ ਫਾਸਲਾ ਅਤੇ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ

ਫਲਦਾਰ ਬੂਟਿਆਂ ਵਿੱਚ ਸਹੀ ਫਾਸਲਾ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਤਰ੍ਹਾਂ ਬੂਟੇ ਨੂੰ ਸੂਰਜ ਦੀ ਰੋਸ਼ਨੀ, ਖਾਦਾਂ ਅਤੇ ਪਾਣੀ ਉਚਿਤ ਮਾਤਰਾ ਵਿੱਚ ਮਿਲਦੇ ਹਨ ਜੋ ਕਿ ਬੂਟੇ ਦੇ ਵਾਧੇ ਲਈ ਅਤੇ ਫਲ ਦੇਣ ਦੀ ਸਮਰੱਥਾ ਨੂੰ ਵਧਾਉਣ ਵਿੱਚ ਸਹਾਈ ਹੁੰਦੇ ਹਨ।

## 6. ਬਾਗ ਲਗਾਉਣ ਦੇ ਢੰਗ

(ੳ) ਵਰਗਾਕਾਰ ਢੰਗ: ਇਸ ਢੰਗ ਨਾਲ ਲਗਾਏ ਬੂਟਿਆਂ ਅਤੇ ਕਤਾਰਾਂ ਦਾ ਫਾਸਲਾ ਆਪਸ ਵਿੱਚ ਬਰਾਬਰ ਹੁੰਦਾ ਹੈ। ਇਸ ਤਰ੍ਹਾਂ ਆਹਮਣੇ-ਸਾਹਮਣੇ ਲਗਾਏ ਚਾਰ ਬੂਟੇ ਇੱਕ ਵਰਗਾਕਾਰ ਬਣਾਉਂਦੇ ਹਨ। ਇਹ ਢੰਗ ਪੰਜਾਬ ਵਿੱਚ ਕਾਫ਼ੀ ਪ੍ਰਚੱਲਿਤ ਹੈ ਕਿਉਂਕਿ ਇਸ ਵਿੱਚ ਬੂਟੇ ਲੰਬੇ ਸਮੇਂ ਤੱਕ ਫਲ

ਦਿੰਦੇ ਹਨ ਅਤੇ ਸ਼ੁਰੂ ਦੇ ਸਾਲਾਂ ਵਿੱਚ ਜਦੋਂ ਬਾਗ ਆਮਦਨ ਨਹੀਂ ਦਿੰਦਾ ਤਾਂ ਉਸ ਵਿੱਚ ਅੰਤਰ ਫਸਲਾਂ ਦੀ ਕਾਸ਼ਤ ਕਰਕੇ ਮੁਨਾਫਾ ਕਮਾਇਆ ਜਾ ਸਕਦਾ ਹੈ।

- (ਅ) **ਫਿੱਲਰ ਢੰਗ :** ਕੁਝ ਫਲਦਾਰ ਬੂਟੇ ਜਿਵੇਂ ਕਿ ਅੰਬ, ਲੀਚੀ, ਨਾਸ਼ਪਾਤੀ ਕਾਫ਼ੀ ਲੰਬੇ ਸਮੇਂ ਬਾਅਦ ਫਲ ਦੇਣਾ ਸ਼ੁਰੂ ਕਰਦੇ ਹਨ। ਇਹਨਾਂ ਬਾਗਾਂ ਵਿੱਚ ਪਹਿਲੇ ਕੁਝ ਅਸਥਾਈ ਬੂਟੇ ਜੋ ਜਲਦੀ ਫਲ ਦੇਣਾ ਸ਼ੁਰੂ ਕਰ ਦਿੰਦੇ ਹਨ, ਲਗਾਉਣੇ ਚਾਹੀਦੇ ਹਨ। ਜਦੋਂ ਮੁੱਖ ਬਾਗ ਫਲ ਦੇਣਾ ਸ਼ੁਰੂ ਕਰ ਦੇਵੇ ਤਾਂ ਅਸਥਾਈ ਬੂਟਿਆਂ ਨੂੰ ਪੁੱਟ ਦੇਣਾ ਚਾਹੀਦਾ ਹੈ।
- (ਇ) **ਛੇ-ਕੋਨਾ ਢੰਗ :** ਇਸ ਢੰਗ ਵਿੱਚ ਕਤਾਰਾਂ ਦਾ ਫਾਸਲਾ ਬੂਟਿਆਂ ਦੇ ਫਾਸਲੇ ਤੋਂ ਘੱਟ ਹੁੰਦਾ ਹੈ ਪਰ ਬੂਟੇ ਤੋਂ ਬੂਟੇ ਦਾ ਫਾਸਲਾ ਬਰਾਬਰ ਹੁੰਦਾ ਹੈ। ਇਸ ਢੰਗ ਨਾਲ ਦੂਜੇ ਢੰਗਾਂ ਦੇ ਮੁਕਾਬਲੇ 15-20 ਪ੍ਰਤੀਸ਼ਤ ਵੱਧ ਬੂਟੇ ਲਗਾਏ ਜਾ ਸਕਦੇ ਹਨ। ਇਸ ਢੰਗ ਵਿੱਚ ਬੂਟਿਆਂ ਦੀ ਕਾਂਟ-ਛਾਂਟ ਬਹੁਤ ਹੀ ਸੁਚੱਜੇ ਢੰਗ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਬੂਟਿਆਂ ਨੂੰ ਆਪਸ ਵਿੱਚ ਫਸਣ ਤੋਂ ਬਚਾਇਆ ਜਾ ਸਕੇ।

## 7. ਨਰਸਰੀ 'ਚੋਂ ਬੂਟਿਆਂ ਦੀ ਚੋਣ

ਬਾਗ ਲਗਾਉਣ ਵੇਲੇ ਬੂਟਿਆਂ ਦੀ ਚੋਣ ਸਭ ਤੋਂ ਅਹਿਮ ਹੈ। ਇਸ ਲਈ ਚੰਗੀ ਕਿਸਮ ਦੇ, ਕੀਝਿਆਂ ਤੇ ਬਿਮਾਰੀਆਂ ਤੋਂ ਰਹਿਤ, ਸਿਹਤਮੰਦ ਬੂਟੇ ਨੇੜੇ ਦੀ ਕਿਸੇ ਭਰੋਸੇਯੋਗ ਨਰਸਰੀ, ਹੋ ਸਕੇ ਤਾਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ, ਬਾਗਬਾਨੀ ਵਿਭਾਗ ਅਤੇ ਸਰਕਾਰੀ ਮਨਜ਼ੂਰਸ਼ੁਦਾ ਤੋਂ ਲੈਣੇ ਚਾਹੀਦੇ ਹਨ। ਬੂਟੇ ਨਹੋਏ ਤੇ ਦਰਮਿਆਨੀ ਉਚਾਈ ਦੇ ਹੋਣੇ ਚਾਹੀਦੇ ਹਨ। ਪਿਉਂਦ ਵਾਲੇ ਬੂਟੇ ਦੀ ਪਿਉਂਦ ਮੁੱਢਲੇ ਬੂਟੇ ਤੇ ਕੀਤੀ ਗਈ ਹੋਏ ਅਤੇ ਇਸਦਾ ਜੋੜ ਪੱਧਰਾ ਹੋਵੇ। ਸਦਾਬਹਾਰ ਬੂਟਿਆਂ ਨੂੰ ਇਸ ਤਰ੍ਹਾਂ ਪੁੱਟੇ ਕਿ ਜੜ੍ਹਾਂ ਤੇ ਮਿੱਟੀ ਕਾਫ਼ੀ ਮਾਤਰਾ ਵਿੱਚ ਹੋਵੇ। ਬੂਟੇ ਲਗਾਉਣ ਉਪਰੰਤ ਤਣੇ ਦੇ ਸਹੀ ਵਾਧੇ ਲਈ ਪਿਉਂਦੀ ਅੱਖ ਨੂੰ ਖੋਲ੍ਹੇ ਦਿਓ। ਬੂਟੇ ਖਰੀਦਣ ਸਮੇਂ ਲੋੜ ਤੋਂ 10 ਪ੍ਰਤੀਸ਼ਤ ਬੂਟੇ ਵੱਧ ਖਰੀਦੋ ਤਾਂ ਕਿ ਇਹਨਾਂ ਨੂੰ ਮਰਨ ਵਾਲੇ ਬੂਟਿਆਂ ਦੀ ਜਗ੍ਹਾ ਤੇ ਲਾਇਆ ਜਾ ਸਕੇ।

## 8. ਖਾਦਾਂ ਦੀ ਵਰਤੋਂ

ਫਲਦਾਰ ਬੂਟਿਆਂ ਤੋਂ ਸਹੀ ਮੁਨਾਫਾ ਲੈਣ ਲਈ ਖਾਦਾਂ ਨੂੰ ਸਹੀ ਸਮੇਂ ਤੇ ਪਾਉਣਾ ਬਹੁਤ ਜ਼ਰੂਰੀ ਹੈ। ਫਲਦਾਰ ਬੂਟਿਆਂ ਦਾ ਵਾਧਾ ਮੁੱਖ ਤੌਰ ਤੇ ਫਰਵਰੀ ਤੋਂ ਅਪ੍ਰੈਲ ਮਹੀਨੇ ਵਿੱਚ ਹੁੰਦਾ ਹੈ। ਇਸ ਸਮੇਂ ਬੂਟੇ ਨੂੰ ਸਾਰੇ ਤੱਤਾਂ ਦਾ ਮਿਲਣਾ ਬਹੁਤ ਜ਼ਰੂਰੀ ਹੈ। ਦੇਸੀ ਖਾਦ ਜਿਵੇਂ ਗਲੀ-ਸੜੀ ਰੂੜੀ ਦੀ ਖਾਦ ਨੂੰ ਫੁਟਾਰਾ ਆਉਣ ਦੇ 2-3 ਮਹੀਨੇ ਪਹਿਲਾਂ ਪਾਉਣਾ ਚਾਹੀਦਾ ਹੈ। ਜਿਵੇਂ ਗਲੀ-ਸੜੀ ਰੂੜੀ ਦੀ ਖਾਦ ਆਮ ਤੌਰ ਤੇ ਦਸੰਬਰ ਦੇ ਮਹੀਨੇ ਪੈਂਦੀ ਹੈ। ਨਾਈਟ੍ਰੋਜਨ ਤੱਤ (ਯੂਰੀਆ) ਆਮ ਤੌਰ ਤੇ ਬੂਟਿਆਂ ਨੂੰ ਦੋ ਹਿੱਸਿਆਂ ਵਿੱਚ ਦਿੱਤਾ ਜਾਂਦਾ ਹੈ। ਅੱਧਾ ਫੁਟਾਰਾ ਆਉਣ ਤੋਂ ਪਹਿਲੇ ਅਤੇ ਅੱਧਾ ਫਲ ਲੱਗਣ ਤੋਂ ਬਾਅਦ। ਇਸ ਤਰ੍ਹਾਂ ਫਾਸ਼ਫੋਰਸ ਖਾਦ ਨਾਈਟ੍ਰੋਜਨ ਦੇ ਪਹਿਲੇ ਹਿੱਸੇ ਨਾਲ ਪਾਉਣੀ ਚਾਹੀਦੀ ਹੈ। ਪੋਟਾਸ਼ ਖਾਦ ਨੂੰ ਫਲ ਪੱਕਣ ਤੋਂ 4-5 ਮਹੀਨੇ ਪਹਿਲਾਂ ਪਾਉ ਜੋ ਫਲ ਦੀ ਗੁਣਵੱਤਾ ਨੂੰ ਵਧਾਉਂਦਾ ਹੈ। ਉਹ ਖਾਦਾਂ ਜਿਨ੍ਹਾਂ ਤੋਂ

ਮੁੱਖ ਤੱਤ (ਜਿਵੇਂ ਨਾਈਟੋਜਨ, ਡਾਸਫੋਰਸ ਅਤੇ ਪੋਟਾਸ਼) ਮਿਲਦੇ ਹਨ, ਉਹਨਾਂ ਨੂੰ ਛੱਟਾ ਦੇ ਕੇ ਪਾਇਆ ਜਾਂਦਾ ਹੈ। ਫਲਦਾਰ ਬੂਟਿਆਂ ਉੱਤੇ ਛੋਟੇ ਤੱਤਾਂ ਜਿਵੇਂ ਜ਼ਿੰਕ, ਲੋਹਾ, ਮੈਂਗਨੀਜ਼ ਆਦਿ ਦਾ ਛਿੜਕਾਅ ਘਾਟ ਆਉਣ ਤੇ ਹੀ ਕਰਨਾ ਚਾਹੀਦਾ ਹੈ।

### 9. ਸੰਚਾਈ

ਮੌਸਮ, ਵਰਖਾ ਅਤੇ ਮਿੱਟੀ ਦੀ ਕਿਸਮ ਦੇ ਆਧਾਰ ਤੇ ਛੋਟੇ ਬੂਟਿਆਂ ਨੂੰ 3-4 ਸਾਲ ਤੱਕ ਮਾਰਚ ਤੋਂ ਜੂਨ ਤੱਕ ਹਫ਼ਤੇ-ਹਫ਼ਤੇ ਬਾਅਦ, ਨਵੰਬਰ ਤੋਂ ਫਰਵਰੀ ਤੱਕ 2-3 ਹਫ਼ਤਿਆਂ ਬਾਅਦ ਅਤੇ ਜੁਲਾਈ ਤੋਂ ਨਵੰਬਰ ਤੱਕ ਵਰਖਾ ਅਤੇ ਮਿੱਟੀ ਦੀ ਕਿਸਮ ਅਨੁਸਾਰ ਪਾਣੀ ਦੀ ਜ਼ਰੂਰਤ ਹੁੰਦੀ ਹੈ। ਫਲ ਦਿੰਦੇ ਬਾਗਾਂ ਨੂੰ ਕਰੂੰਬਲਾਂ ਛੁੱਟਣ ਤੋਂ ਪਹਿਲਾ, ਫਲ ਪੈਣ ਤੋਂ ਬਾਅਦ ਅਤੇ ਜ਼ਿਆਦਾ ਗਰਮੀ ਵਿੱਚ ਪਾਣੀ ਦੇਣਾ ਅਤਿ ਜ਼ਰੂਰੀ ਹੈ। ਜੇਕਰ ਗਰਮੀਆਂ ਵਿੱਚ ਬਾਗ ਨੂੰ ਪਾਣੀ ਦੀ ਘਾਟ ਆ ਜਾਵੇ ਤਾਂ ਫਲ ਦੀ ਕੇਰ ਵਧ ਜਾਂਦੀ ਹੈ।

### 10. ਸੁਧਾਈ ਅਤੇ ਕਾਂਟ-ਛਾਂਟ

ਫਲਦਾਰ ਬੂਟਿਆਂ ਨੂੰ ਛੋਟੀ ਉਮਰ ਵਿੱਚ ਹੀ ਸਹੀ ਆਕਾਰ ਉਤੇ ਢਾਂਚਾ ਦੇਣ ਲਈ ਇਹਨਾਂ ਦੀ ਸੁਧਾਈ ਬਹੁਤ ਜ਼ਰੂਰੀ ਹੈ। ਸਹੀ ਆਕਾਰ ਅਤੇ ਢਾਂਚੇ ਵਾਲੇ ਬੂਟਿਆਂ ਵਿੱਚ ਰੈਸ਼ਨੀ ਅਤੇ ਹਵਾ ਦਾ ਨਿਕਾਸ ਵਧ ਜਾਂਦਾ ਹੈ ਜਿਸ ਕਾਰਨ ਫਲ ਦੀ ਗੁਣਵੱਤਾ ਵਧਦੀ ਹੈ ਅਤੇ ਬੂਟੇ ਦੀ ਉਮਰ ਵਿੱਚ ਵੀ ਵਾਧਾ ਹੁੰਦਾ ਹੈ। ਪੰਜਾਬ ਵਿੱਚ ਕਾਸ਼ਤ ਕੀਤੇ ਜਾਣ ਵਾਲੇ ਪੱਤੜ੍ਹ ਫਲਦਾਰ ਬੂਟਿਆਂ ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਅੰਗੂਰ, ਨਾਖ, ਆਡੂ ਅਤੇ ਅਲੂਚਾ ਆਉਂਦੇ ਹਨ, ਦੀ ਸੁਧਾਈ ਪਹਿਲੇ ਚਾਰ ਤੋਂ ਪੰਜ ਸਾਲਾਂ ਤੱਕ ਕੀਤੀ ਜਾਂਦੀ ਹੈ। ਜਦੋਂ ਬੂਟਿਆਂ ਨੂੰ ਫਲ ਲੱਗਣਾ ਸ਼ੁਰੂ ਹੋ ਜਾਵੇ ਤਾਂ ਉਤਪਾਦਕਤਾ ਸਿੱਖਿਅਤ ਤੇ ਰੱਖਣ ਲਈ ਅਤੇ ਚੰਗਾ ਮਿਆਰੀ ਫਲ ਲੈਣ ਲਈ ਇਨ੍ਹਾਂ ਦੀ ਕਾਂਟ-ਛਾਂਟ ਬਹੁਤ ਜ਼ਰੂਰੀ ਹੈ।

### 11 ਫਲਾਂ ਦੀ ਤੁੜਾਈ

ਫਲਾਂ ਦੀ ਤੁੜਾਈ ਤੋਂ ਬਾਅਦ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਲਈ ਤੁੜਾਈ ਕੁਝ ਮਾਪਦੰਡਾਂ ਤੇ ਨਿਰਧਾਰਿਤ ਹੋਣੀ ਚਾਹੀਦੀ ਹੈ। ਕੁਝ ਫਲ ਤੋੜਨ ਤੋਂ ਬਾਅਦ ਵੀ ਪਕਾਏ ਜਾ ਸਕਦੇ ਹਨ ਜਿਵੇਂ ਅੰਬ, ਕੇਲਾ, ਅਲੂਚਾ ਆਦਿ ਪਰ ਅੰਗੂਰ, ਲੀਚੀ ਆਦਿ ਤੋੜਨ ਤੋਂ ਬਾਅਦ ਪਕਾਏ ਨਹੀਂ ਜਾ ਸਜਦੇ। ਇਸ ਲਈ ਵੱਖ-ਵੱਖ ਫਲਾਂ ਦੀ ਤੁੜਾਈ ਲਈ ਵਰਤੇ ਜਾਂਦੇ ਮਾਪਦੰਡ ਅਤੇ ਸਮਾਂ ਵੱਖ-ਵੱਖ ਹੁੰਦਾ ਹੈ। ਫਲਾਂ ਨੂੰ ਕਦੇ ਵੀ ਟਹਿਣੀਆਂ ਨਾਲੋਂ ਖਿੱਚ ਕੇ ਨਹੀਂ ਤੋੜਨਾ ਚਾਹੀਦਾ। ਇਸ ਤਰ੍ਹਾਂ ਤੋੜੇ ਫਲਾਂ ਨਾਲੋਂ ਛਿੱਲ ਲਹਿ ਜਾਂਦੀ ਹੈ ਅਤੇ ਟਹਿਣੀਆਂ ਵੀ ਟੁੱਟ ਜਾਂਦੀਆਂ ਹਨ। ਤੋੜੇ ਫਲ ਨੂੰ ਜਾਤੀ ਮੁਤਾਬਿਕ 3-4 ਵਰਗਾਂ ਵਿੱਚ ਦਰਜਾਬੰਦੀ ਕਰਨੀ ਚਾਹੀਦੀ ਹੈ। ਦਰਜਾਬੰਦ ਫਲਾਂ ਨੂੰ ਗੱਤੇ ਦੇ ਡੱਬਿਆਂ, ਪਲਾਸਟਿਕ ਦੇ ਕਰੋਟ ਅਤੇ ਪੋਲੀ ਨੈਟ ਵਿੱਚ ਪਾ ਕੇ ਪੈਕ ਕੀਤਾ ਜਾ ਸਕਦਾ ਹੈ। ਕੱਚੇ, ਵੱਧ ਪੱਕੇ, ਛੋਟੇ, ਬਦਸ਼ਕਲ, ਗਲੇ-ਸੜੇ ਅਤੇ ਦਾਗੀ ਫਲਾਂ ਨੂੰ ਡੱਬਾਬੰਦ ਨਾ ਕਰੋ।

## ਅਭਿਆਸ

### (ੴ) ਇੱਕ ਦੋ ਸ਼ਬਦਾਂ ਵਿੱਚ ਉੱਤਰ ਦਿਓ।

1. ਪੰਜਾਬ ਵਿੱਚ ਫਲਾਂ ਹੇਠ ਕਿੰਨਾ ਰਕਬਾ ਹੈ?
2. ਬੂਟਿਆਂ ਨੂੰ ਸਿਉਂਕ ਤੋਂ ਬਚਾਉਣ ਲਈ ਕਿਹੜੀ ਦਵਾਈ ਪਾਉਣੀ ਚਾਹੀਦੀ ਹੈ?
3. ਆਨ੍ਧੂ ਦੀਆਂ ਦੋ ਉੱਨਤ ਕਿਸਮਾਂ ਦੇ ਨਾਂ ਦੱਸੋ।
4. ਬਾਗ ਲਗਾਉਣ ਦੇ ਕਿੰਨੇ ਢੰਗ ਹਨ?
5. ਪੱਤਝੜੀ ਫਲਦਾਰ ਬੂਟੇ ਕਿਹੜੇ ਮਹੀਨੇ ਵਿੱਚ ਲਗਾਏ ਜਾਂਦੇ ਹਨ?
6. ਅੰਬ ਅਤੇ ਲੀਚੀ ਦੇ ਬੂਟੇ ਲਗਾਉਣ ਦਾ ਸਹੀ ਸਮਾਂ ਕੀ ਹੈ?
7. ਬਾਗਾਂ ਵਿੱਚ ਦੇਸੀ ਰੂੜੀ ਕਦੋਂ ਪਾਉਣੀ ਚਾਹੀਦੀ ਹੈ?
8. ਆਂਵਲੇ ਦੀਆਂ ਦੋ ਉੱਨਤ ਕਿਸਮਾਂ ਦੇ ਨਾਂ ਦੱਸੋ।
9. ਫਲਦਾਰ ਬੂਟੇ ਲਗਾਉਣ ਲਈ ਟੋਆ ਕਿੰਨਾ ਛੂੰਘਾ ਪੁੱਟਣਾ ਚਾਹੀਦਾ ਹੈ?
10. ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਿਹੜੇ ਫਲ ਲਗਾਏ ਜਾ ਸਕਦੇ ਹਨ?

### (ਅ) ਇੱਕ ਦੋ ਵਾਕਾਂ ਵਿੱਚ ਉੱਤਰ ਦਿਓ।

1. ਫਲਦਾਰ ਬੂਟੇ ਲਗਾਉਣ ਲਈ ਕਿਸ ਤਰ੍ਹਾਂ ਦੀ ਮਿੱਟੀ ਚਾਹੀਦੀ ਹੈ?
2. ਨੀਮ ਪਹਾੜੀ ਇਲਾਕੇ ਵਿੱਚ ਕਿਹੜੇ ਫਲਦਾਰ ਬੂਟੇ ਲਗਾਏ ਜਾ ਸਕਦੇ ਹਨ?
3. ਸੇਂਜੂ ਅਤੇ ਮੁਸ਼ਕ ਇਲਾਕੇ ਦੇ ਢੁਕਵੇਂ ਫਲ ਕਿਹੜੇ ਹਨ?
4. ਸਦਾਬਹਾਰ ਫਲਦਾਰ ਬੂਟੇ ਕਿਹੜੇ ਹੁੰਦੇ ਹਨ?
5. ਪੱਤਝੜੀ ਫਲਦਾਰ ਬੂਟੇ ਕਿਹੜੇ ਹੁੰਦੇ ਹਨ?
6. ਵਰਗਾਕਾਰ ਢੰਗ ਤੋਂ ਤੁਹਾਡਾ ਕੀ ਭਾਵ ਹੈ?
7. ਫਲਦਾਰ ਬੂਟਿਆਂ ਨੂੰ ਪਾਣੀ ਕਿੰਨੀ ਦੇਰ ਬਾਅਦ ਦੇਣਾ ਚਾਹੀਦਾ ਹੈ?
8. ਬਾਗਾਂ ਲਈ ਪਾਣੀ ਦਾ ਪੱਧਰ ਕਿੰਨਾ ਛੂੰਘਾ ਹੋਣਾ ਚਾਹੀਦਾ ਹੈ?
9. ਬਾਗ ਲਗਾਉਣ ਦੇ ਫਿੱਲਰ ਢੰਗ ਬਾਰੇ ਜਾਣਕਾਰੀ ਦਿਓ।
10. ਬਾਗ ਲਗਾਉਣ ਲਈ ਬੂਟੇ ਕਿਥੋਂ ਲੈਣੇ ਚਾਹੀਦੇ ਹਨ?

### (ੳ) ਪੰਜ ਛੇ ਵਾਕਾਂ ਵਿੱਚ ਉੱਤਰ ਦਿਓ।

1. ਨਰਸਰੀ ਤੋਂ ਫਲਦਾਰ ਬੂਟੇ ਖਰੀਦਣ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ?
2. ਬਾਗ ਲਗਾਉਣ ਦੇ ਕਿਹੜੇ-ਕਿਹੜੇ ਢੰਗ ਹਨ? ਵਿਸਥਾਰ ਸਹਿਤ ਵਰਣਨ ਕਰੋ।
3. ਫਲਦਾਰ ਬੂਟਿਆਂ ਦੀ ਸੁਧਾਈ ਅਤੇ ਕਾਂਟ ਛਾਂਟ ਕਰਨੀ ਕਿਉਂ ਜ਼ਰੂਰੀ ਹੈ?
4. ਫਲ ਤੌੜਨ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ?
5. ਬਾਗਾਂ ਵਿਚ ਖਾਦਾਂ ਦੀ ਵਰਤੋਂ ਬਾਰੇ ਇੱਕ ਪੈਰੂਾ ਲਿਖੋ।

★ ★ ★ ★ ★

## ਪਾਠ-6

### ਖੇਤੀ ਜੰਗਲਾਤ

ਰਾਸ਼ਟਰੀ ਵਣ ਨੀਤੀ 1988 ਮੁਤਾਬਿਕ ਸਾਡੀ ਲੱਕੜ ਦੀਆਂ ਲੋੜਾਂ ਪੂਰੀਆਂ ਕਰਨ ਅਤੇ ਵਾਤਾਵਰਣ ਨੂੰ ਅਨੁਕੂਲ ਰੱਖਣ ਲਈ ਤਕਰੀਬਨ 20 ਪ੍ਰਤੀਸ਼ਤ ਰਕਬਾ ਜੰਗਲਾਂ ਹੇਠ ਹੋਣਾ ਚਾਹੀਦਾ ਹੈ। ਪੰਜਾਬ ਵਿੱਚ ਜ਼ਿਆਦਾ ਰਕਬਾ ਖੇਤੀ ਹੇਠ ਆਉਣ ਕਰਕੇ ਵਣਾਂ ਅਤੇ ਰੁੱਖਾਂ ਹੇਠ ਰਕਬਾ ਸਿਰਫ 6.49 ਪ੍ਰਤੀਸ਼ਤ ਰਹਿ ਗਿਆ ਹੈ। ਪੰਜਾਬ ਵਿੱਚ ਵਣਾਂ ਹੇਠ ਹੋਰ ਰਕਬਾ ਲਿਆਉਣ ਦੀ ਸੰਭਾਵਨਾ ਨਾ ਹੋਣ ਕਾਰਨ ਵਣ-ਖੇਤੀ ਹੀ ਇਕ ਅਜਿਹਾ ਢੁਕਵਾਂ ਖੇਤੀ ਪ੍ਰਬੰਧ ਹੈ, ਜਿਸ ਨਾਲ ਖੇਤੀ ਵਿਭਿੰਨਤਾ ਅਤੇ ਵਾਤਾਵਰਣ ਅਨੁਕੂਲ ਰੱਖਣ ਵਿੱਚ ਮਦਦ ਮਿਲੇਗੀ।

**ਵਣ ਖੇਤੀ (Agro forestry) :** ਵਣ ਖੇਤੀ ਵਿੱਚ ਇੱਕੋ ਖੇਤ ਵਿੱਚ ਰੁੱਖ ਅਤੇ ਫਸਲਾਂ ਇਕੱਠੇ ਉਗਾਏ ਜਾਂਦੇ ਹਨ। ਉੱਥੇ ਪਸੂ ਵੀ ਪਾਲੇ ਜਾ ਸਕਦੇ ਹਨ। ਇਸ ਖੇਤੀ ਦਾ ਮੰਤਵ ਕਿਸਾਨ ਦੀਆਂ ਜ਼ਰੂਰਤਾਂ ਪੂਰੀਆਂ ਕਰਨਾ (ਜਿਵੇਂ ਕਿ ਅਨਾਜ, ਲੱਕੜ, ਬਾਲਣ, ਚਾਰਾ ਆਦਿ) ਅਤੇ ਕੁਦਰਤੀ ਸੌਮਿਆਂ (ਜ਼ਮੀਨ, ਪਾਣੀ, ਹਵਾ ਆਦਿ) ਦੀ ਸੰਭਾਲ ਕਰਨਾ ਹੈ। ਇਸ ਨਾਲ ਰਵਾਇਤੀ ਖੇਤੀ ਨਾਲੋਂ ਕਿਸਾਨ ਦੀ ਆਮਦਨ ਵਿੱਚ ਵੀ ਵਾਧਾ ਹੁੰਦਾ ਹੈ।

#### ਵਣ ਖੇਤੀ ਦੇ ਮੁੱਖ ਮਾਡਲ

1. ਖੇਤਾਂ ਦੇ ਬੰਨਿਆਂ ਤੇ ਦਰਖਤ ਲਾਉਣਾ (Boundary Plantation)
2. ਦਰਖਤਾਂ ਅਤੇ ਫਸਲਾਂ ਦੀ ਰਲਵੀਂ ਕਾਸ਼ਤ (Inter cropping in block plantation)

**ਬੰਨਿਆ ਤੇ ਦਰਖਤ ਲਾਉਣਾ :** ਇਸ ਵਿਧੀ ਅਨੁਸਾਰ ਕਿਸਾਨ ਖੇਤ ਦੇ ਬੰਨਿਆ ਤੇ ਜਾਂ ਖਾਲਾਂ ਵਿੱਚ ਇਕ ਜਾਂ ਦੋ ਕਤਾਰਾਂ ਵਿੱਚ ਦਰਖਤ ਲਗਾਉਂਦੇ ਹਨ। ਇਹ ਦਰਖਤ ਖੇਤੀ ਦੇ ਕੰਮਾਂ ਵਿੱਚ ਕੋਈ ਰੁਕਾਵਟ ਨਹੀਂ ਪਾਉਂਦੇ। ਫਸਲਾਂ ਨੂੰ ਪੈਣ ਵਾਲੇ ਮੁਗਾਕੀ ਤੱਤ ਤੇ ਪਾਣੀ ਮਿਲਣ ਕਰਕੇ ਇਹਨਾਂ ਦਾ ਵਾਧਾ ਵੀ ਛੇਤੀ ਹੁੰਦਾ ਹੈ। ਦਰਖਤਾਂ ਨੂੰ ਉੱਤਰ-ਦੱਖਣ ਦਿਸ਼ਾ ਵਾਲੇ ਬੰਨਿਆਂ ਤੇ ਹੀ ਲਗਾਉ। ਖੇਤਾਂ ਵਿੱਚ ਲੱਗੇ ਦਰਖਤਾਂ ਦਾ ਫਸਲਾਂ ਤੇ ਮਾੜਾ ਪ੍ਰਭਾਵ ਪੈਂਦਾ ਹੈ, ਦਰਖਤ ਦੀ ਸਹੀ ਚੋਣ (ਜਿਵੇਂ ਕਿ ਛੇਤੀ ਵਧਣ ਵਾਲੇ, ਛੋਟੀ ਛੱਤਰੀ ਵਾਲੇ ਅਤੇ ਸਰਦੀ ਵਿੱਚ ਪੱਤੇ ਝਾੜਣ ਵਾਲੇ) ਅਤੇ ਦੋ ਦਰਖਤ ਵਿੱਚਲਾ ਫਾਸਲਾ ਵਧਾ ਕੇ ਇਹ ਘਟਾਇਆ ਜਾ ਸਕਦਾ ਹੈ। ਖੇਤਾਂ ਦੇ ਬੰਨਿਆਂ ਤੇ ਕਈ ਤਰ੍ਹਾਂ ਦੇ ਦਰਖਤ ਲਗਾਏ ਜਾ ਸਕਦੇ ਹਨ ਜਿਵੇਂ ਕਿ ਸੱਫੈਦਾ, ਪਾਪਲਰ, ਸੂਬਾਬੂਲ, ਤੂਤ, ਧਰੇਕ, ਸਰੀਂਹ, ਲਸੂੜਾ, ਸੁਹੰਜਣਾ, ਟਾਹਲੀ ਆਦਿ।

**ਦਰਖਤ ਅਤੇ ਫਸਲਾਂ ਦੀ ਰਲਵੀਂ ਕਾਸ਼ਤ :** ਇਸ ਮਾਡਲ ਵਿੱਚ ਸਾਰੇ ਖੇਤ ਵਿੱਚ ਦਰਖਤ ਲਗਾਏ ਜਾਂਦੇ ਹਨ। ਇਨ੍ਹਾਂ ਰੁੱਖਾਂ ਦੇ ਨਾਲ ਅੰਤਰ ਫਸਲਾਂ (ਕਣਕ, ਸਰੋਂ, ਹਲਦੀ, ਮੈਬਾਂ, ਅਧਰਕ, ਅਰਬੀ, ਧਨੀਆ ਗਾਜਰ, ਬੰਦਗੋਭੀ, ਚੁਕੰਦਰ, ਕਚਾਲੂ, ਆਲੂ, ਪਾਲਕ, ਲਸਣ ਆਦਿ) ਦੀ ਕਾਸ਼ਤ ਕੀਤੀ ਜਾਂਦੀ ਹੈ।

ਆਮ ਤੌਰ ਤੇ ਜ਼ਿਆਦਾ ਜ਼ਮੀਨਾਂ ਵਾਲੇ ਕਿਸਾਨ ਇਸ ਤਰ੍ਹਾਂ ਦੀ ਵਣ ਖੇਤੀ ਕਰਦੇ ਹਨ। ਸਾਰੇ ਖੇਤ ਵਿੱਚ ਲਗਾਉਣ ਲਈ ਪਾਪਲਰ, ਸਫੈਦਾ, ਧਰੋਕ ਅਤੇ ਤੁਣ ਆਦਿ ਚੰਗੇ ਰੁੱਖ ਹਨ।

### ਪੰਜਾਬ ਦੇ ਜਲਵਾਯੂ ਅਧਾਰਿਤ ਮੁੱਖ ਖੇਤਰਾਂ ਵਿੱਚ ਦਰਖਤਾਂ ਦੀ ਚੋਣ :

ਜਲਵਾਯੂ ਦੇ ਆਧਾਰ ਤੇ ਸਮੂਚੇ ਪੰਜਾਬ ਨੂੰ ਮੁੱਖ ਤੌਰ ਤੇ ਤਿੰਨ ਖੇਤਰਾਂ ਵਿੱਚ ਵੰਡਿਆ ਗਿਆ ਹੈ। ਹਰ ਰੁੱਖ ਨੂੰ ਵਧਣ-ਫੁੱਲਣ ਲਈ ਵੱਖ-ਵੱਖ ਕਿਸਮ ਦੀ ਮਿੱਟੀ ਪਾਣੀ ਅਤੇ ਆਬੋ-ਹਵਾ ਦੀ ਜ਼ਰੂਰਤ ਹੁੰਦੀ ਹੈ, ਜਿਸ ਕਰਕੇ ਇਹਨਾਂ ਖੇਤਰਾਂ ਵਿੱਚ ਵੱਖ-ਵੱਖ ਕਿਸਮ ਦੇ ਦਰਖਤ ਉਗਾਏ ਜਾਂਦੇ ਹਨ।

1. **ਕੰਢੀ ਇਲਾਕਾ :** ਇਸ ਨੀਮ ਪਹਾੜੀ ਖੇਤਰ ਵਿੱਚ ਜ਼ਮੀਨਾਂ ਉੱਚੀਆਂ-ਨੀਵੀਆਂ ਹੋਣ ਕਰਕੇ ਭੂਮੀ ਖੋਰ ਦੀ ਸਮੱਸਿਆ ਕਾਢੀ ਜ਼ਿਆਦਾ ਹੈ। ਸਿੰਚਾਈ ਸਹੂਲਤਾਂ ਦੀ ਘਾਟ ਕਰਕੇ ਇਸ ਇਲਾਕੇ ਦੇ ਕਿਸਾਨ ਵਰਖਾ ਤੇ ਅਧਾਰਿਤ ਖੇਤੀ ਕਰਦੇ ਹਨ। ਇਥੋਂ ਮੁੱਖ ਤੌਰ ਤੇ ਖੈਰ, ਕਿੱਕਰ, ਟਾਹਲੀ, ਬੇਰ, ਤੂਤ, ਨਿੰਮ, ਅੰਬ, ਕਚਨਾਰ, ਬਿਲ, ਆਮਲਾ, ਫਲਾਹੀ, ਢੱਕ, ਸੁਆਂਜਣਾ, ਡੇਕ, ਹਰੜ, ਬਹੇੜਾ, ਅਰਜਨ, ਸੁਬਾਬੂਲ ਆਦਿ ਰੁੱਖ ਉਗਾਏ ਜਾਂਦੇ ਹਨ। ਸਰਦੀਆਂ ਵਿੱਚ ਇਸ ਇਲਾਕੇ ਵਿੱਚ ਚਾਰੇ ਦੀ ਘਾਟ ਪਾਈ ਜਾਂਦੀ ਹੈ। ਇਸ ਕੰਮ ਲਈ ਢੱਕ, ਛੱਲ, ਬੇਰੀ, ਸੁਬਾਬੂਲ, ਕਚਨਾਰ ਆਦਿ ਦੇ ਪੱਤੇ ਅਤੇ ਟਹਿਣੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਇਲਾਕੇ ਵਿੱਚ ਅੰਬ ਅਤੇ ਨਿੰਬੂ ਜਾਤੀ ਦੇ ਫਲਦਾਰ ਦਰਖਤ ਵੀ ਉਗਾਏ ਜਾਂਦੇ ਹਨ ਅਤੇ ਉਨ੍ਹਾਂ ਦੇ ਨਾਲ ਖੇਤੀ ਵੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਆਪਣੇ ਬਾਗਾਂ ਨੂੰ ਬਚਾਉਣ ਲਈ ਬਾਗਾਂ ਦੇ ਦੁਆਲੇ ਜੈਟਰੋਫਾ, ਕਰੰਦਾ ਅਤੇ ਇਪੋਮੀਆ ਆਦਿ ਦੀ ਵਾੜ ਵੀ ਕੀਤੀ ਜਾਂਦੀ ਹੈ।

2. **ਕੇਂਦਰੀ ਮੈਦਾਨੀ ਇਲਾਕਾ :** ਪੰਜਾਬ ਦੇ ਇਸ ਇਲਾਕੇ ਲਈ ਪਾਪਲਰ, ਸਫੈਦਾ ਅਤੇ ਡੇਕ ਆਦਿ ਦਰਖਤ ਫਸਲਾਂ ਨਾਲ ਰਲਵੀਂ ਕਾਸ਼ਤ ਦੇ ਤੌਰ ਤੇ ਕੀਤੇ ਜਾਂਦੇ ਹਨ।

3. **ਦੱਖਣ-ਪੱਛਮੀ ਜੋਨ :** ਇਸ ਇਲਾਕੇ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੈ। ਜਿਸ ਨਾਲ ਇਸ ਇਲਾਕੇ ਦੀ ਮਿੱਟੀ ਦੀ ਉੱਪਰਲੀ ਤਹਿ ਵਿੱਚ ਖਾਰਾਪਣ ਪਾਇਆ ਜਾਂਦਾ ਹੈ। ਇਸ ਇਲਾਕੇ ਵਿੱਚ ਕਿੱਕਰ, ਟਾਹਲੀ, ਨਿੰਮ, ਜਾਮਣ, ਅੰਬ, ਧਰੋਕ, ਤੂਤ ਆਦਿ ਪਾਏ ਜਾਂਦੇ ਹਨ।

**ਵਪਾਰਕ ਵਣ ਖੇਤੀ :** ਪੰਜਾਬ ਵਿੱਚ ਵਪਾਰਕ ਪੱਧਰ ਤੇ ਮੁੱਖ ਤੌਰ ਤੇ ਪਾਪਲਰ ਅਤੇ ਸਫੈਦੇ ਦੀ ਹੀ ਕਾਸ਼ਤ ਕੀਤੀ ਜਾਂਦੀ ਹੈ, ਕਿਉਂਕਿ ਇਹ ਦੋਵੇਂ ਰੁੱਖ ਬਹੁਤ ਜਲਦੀ ਵਧਦੇ ਹਨ ਅਤੇ ਵਣ ਖੇਤੀ ਲਈ ਢੁਕਵੇਂ ਹਨ। ਇਹਨਾਂ ਦੇ ਮੰਡੀਕਰਨ ਵਿੱਚ ਵੀ ਕੋਈ ਮੁਸ਼ਕਿਲ ਨਹੀਂ ਆਉਂਦੀ ਅਤੇ ਰਵਾਇਤੀ ਖੇਤੀ ਨਾਲੋਂ ਵਣ ਖੇਤੀ ਵਿੱਚ ਆਮਦਨ ਵੀ ਵੱਧ ਦਿੰਦੇ ਹਨ।

(ੴ) **ਪਾਪਲਰ :** ਪਾਪਲਰ ਦੀ ਕਾਸ਼ਤ ਖੇਤੀ ਵਿਭਿੰਨਤਾ, ਛੋਟੇ ਪੱਧਰ ਦੇ ਲੱਕੜ ਉਦਯੋਗ (ਪਲਾਈ, ਮਾਰਚਿਸ ਤੀਲਾਂ, ਪੈਕਿੰਗ ਵਾਲੇ ਡੱਬੇ) ਅਤੇ ਰੋਜ਼ਗਾਰ ਪੈਦਾ ਕਰਨ ਦੇ ਖੇਤਰਾਂ ਵਿੱਚ ਵਧੀਆ ਮੌਕੇ ਪੈਦਾ ਕਰਨ ਦੇ ਸਮਰੱਥ ਹੈ। ਇਸ ਦਾ ਤਣਾ ਸਿੱਧਾ, ਟਾਹਣੀਆਂ ਦਾ ਫੈਲਾਅ ਘੱਟ ਭਾਵ ਛੋਟੀ ਛੱਤਰੀ, ਅਤੇ ਸਰਦੀਆਂ ਵਿੱਚ ਪੱਤੇ ਝੜਣ ਦੀ ਸਮਰੱਥਾ ਕਰਕੇ ਇਹ ਹਾੜੀ ਦੀਆਂ ਫਸਲਾਂ ਨੂੰ ਘੱਟ ਨੁਕਸਾਨ ਕਰਦਾ ਹੈ। ਪਾਪਲਰ ਬੇਟ ਦੇ ਇਲਾਕਿਆਂ ਵਿੱਚ ਬਹੁਤ ਕਾਮਯਾਬ ਹੈ। ਪਾਣੀ ਦੇ ਚੰਗੇ ਨਿਕਾਸ ਵਾਲੀ ਮੈਰਾ ਤੋਂ

ਰੇਤਲੀ ਮੈਰਾ ਉਪਜਾਊ ਜਸੀਨ ਜਿਸ ਦੀ ਪੀ. ਐਚ. 6.5-8.0 ਤੱਕ ਹੋਵੇ, ਪਾਪਲਰ ਦੀ ਖੇਤੀ ਲਈ ਢੁਕਵੀ ਹੈ। ਕੱਲਰ ਅਤੇ ਸੇਮ ਦੇ ਇਲਾਕਿਆਂ ਵਿੱਚ ਪਾਪਲਰ ਕਾਮਯਾਬ ਨਹੀਂ ਹਨ।

**ਪਾਪਲਰ ਦੀਆਂ ਉੱਨਤ ਕਿਸਮਾਂ :** ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਲੋਂ ਪਾਪਲਰ ਦੀਆਂ PL-1, PL-2, PL-3, PL-4, PL-5, PL-6, PL-7, L-47/88 ਅਤੇ L-48/89 ਕਿਸਮਾਂ ਨੂੰ ਪੰਜਾਬ ਵਿੱਚ ਕਾਸ਼ਤ ਲਈ ਸਿਫਾਰਿਸ਼ ਕੀਤਾ ਗਿਆ ਹੈ।



ਚਿੱਤਰ 6.1 : ਵਣ ਖੇਤੀ

ਪਾਪਲਰ ਦੇ ਬੂਟੇ ਲਗਾਉਣ ਲਈ 15-20 ਸੈ.ਮੀ. ਵਿਆਸ ਅਤੇ 3 ਫੁੱਟ ਫੂੰਘੇ ਟੋਏ ਤਿਆਰ ਕਰੋ। ਬੂਟੇ ਲਗਾਉਣ ਦਾ ਸਹੀ ਸਮਾਂ ਜਨਵਰੀ/ਫਰਵਰੀ ਦਾ ਮਹੀਨਾ ਹੈ। ਬੂਟਿਆਂ ਨੂੰ ਸਿਉਂਕ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਕਲੋਰੋਪਾਇਫ਼ਿਡਾਸ ਅਤੇ ਐਮੀਸਾਨ-6 ਦੀ ਵਰਤੋਂ ਕਰੋ। ਟੋਏ ਵਿੱਚ ਬੂਟਾ ਲਾਉਣ ਤੋਂ ਤੁਰੰਤ ਬਾਅਦ ਬੂਟਿਆਂ ਦੀ ਸਿੰਚਾਈ ਕਰ ਦਿਓ। ਪਾਪਲਰ ਨੂੰ ਖੇਤ ਦੇ ਬੰਨਿਆਂ ਤੇ ਲਾਉਣ ਲਈ ਦਰਖਤ ਤੋਂ ਦਰਖਤ ਦਾ ਫਾਸਲਾ 3 ਮੀਟਰ ਅਤੇ ਸਾਰੇ ਖੇਤ ਵਿੱਚ ਲਾਉਣ ਲਈ 8×2.5 ਜਾਂ 5×4 ਮੀਟਰ ਰੱਖਣਾ ਚਾਹੀਦਾ ਹੈ। ਸਾਰੇ ਖੇਤ ਵਿੱਚ ਤਕਰੀਬਨ 200 ਦਰਖਤ ਪ੍ਰਤੀ ਏਕੜ ਲਗਾਏ ਜਾ ਸਕਦੇ ਹਨ। ਪਾਪਲਰ ਨੂੰ ਪਹਿਲੇ ਸਾਲ ਕਿਸੇ ਕਾਂਟ-ਛਾਂਟ ਦੀ ਲੋੜ ਨਹੀਂ ਹੁੰਦੀ, ਪਰ ਦੂਜੇ ਸਾਲ ਸਰਦੀਆਂ ਵਿੱਚ ਪੱਤੇ ਝੜਨ ਤੋਂ ਬਾਅਦ ਕਾਂਟ-ਛਾਂਟ ਕਰਨੀ ਚਾਹੀਦੀ ਹੈ। ਸਮੇਂ ਸਿਰ ਅਤੇ ਸਹੀ ਕਾਂਟ-ਛਾਂਟ ਕਰਨ ਨਾਲ ਮੁੱਖ ਤਣਾ ਸਿੱਧਾ ਅਤੇ ਗੰਢਾਂ ਰਹਿਤ ਬਣਦਾ ਹੈ। ਪਾਪਲਰ ਦੇ ਦਰਖਤ 5 ਤੋਂ 7 ਸਾਲਾਂ ਵਿੱਚ ਤਿਆਰ ਹੋ ਜਾਂਦੇ ਹਨ।

(ਅ) ਸਫੈਦਾ : ਵਣ ਖੇਤੀ ਵਿੱਚ ਕਲਮਾਂ ਤੋਂ ਤਿਆਰ ਕੀਤੇ ਬੂਟੇ (ਕਲੋਨਲ) ਲਗਾਉਣ ਚਾਹੀਦੇ ਹਨ, ਜੋ ਕਿ ਇਕਸਾਰ ਵਧਦੇ ਹਨ। ਤੇਜ਼ ਵਾਧਾ, ਸਿੱਧਾ ਤਣਾ, ਆਪਣੇ-ਆਪ ਟਾਹਣੀਆਂ ਦਾ ਝੜਣਾ ਅਤੇ ਇਸ ਦੀ ਲੱਕੜ ਦਾ ਬਹੁਤ ਕੰਮਾਂ ਵਿੱਚ ਵਰਤਿਆ ਜਾਣਾ ਆਦਿ ਗੁਣਾਂ ਕਰਕੇ ਸਫੈਦੇ ਤੇ ਅਧਾਰਿਤ

ਵਣ ਖੇਤੀ ਦੀ ਲਾਭਕਾਰੀ ਕਾਸ਼ਤ ਹੋ ਰਹੀ ਹੈ। ਸਫੈਦਾ ਖੇਤ ਤੇ ਬੰਨਿਆਂ ਤੇ ਜਾਂ ਸਾਰੇ ਖੇਤ ਵਿੱਚ ਲਗਾਇਆ ਜਾ ਸਕਦਾ ਹੈ।

ਸਫੈਦੇ ਦੇ ਬੂਟੇ ਕਿਸੇ ਵੀ ਜੰਗਲਾਤ ਵਿਭਾਗ ਦੀ ਨਰਸਰੀ ਜਾਂ ਪ੍ਰਾਈਵੇਟ ਰਜਿਸਟਰਡ ਨਰਸਰੀ ਤੋਂ ਹੀ ਲੈਣੇ ਚਾਹੀਦੇ ਹਨ। ਮਾਰਚ-ਅਪ੍ਰੈਲ ਜਾਂ ਜੁਲਾਈ-ਅਗਸਤ ਵਿੱਚ ਬੂਟਾ ਲਗਾਉਣ ਲਈ 60 ਸੈ.ਮੀ. ਦੇ ਟੋਏ ਪੁੱਟ ਕੇ ਉਨ੍ਹਾਂ ਨੂੰ 30 ਸੈ.ਮੀ. ਤੱਕ ਦੁਬਾਰਾ ਭਰ ਦਿਓ। ਟੋਏ ਦੀ ਮਿੱਟੀ ਨੂੰ ਕਲੋਰਪਾਇਰੀਫਾਸ ਅਤੇ ਐਮੀਸਾਨ-6 ਨਾਲ ਸੋਧ ਲਵੇ। ਗਾਚੀ ਸਮੇਤ ਬੂਟਿਆਂ ਨੂੰ ਟੋਏ ਦੇ ਵਿੱਚ ਰੱਖ ਕੇ ਰੂੜੀ ਤੇ ਮਿੱਟੀ ਦੇ ਮਿਸ਼ਰਣ (1:1) ਨਾਲ ਭਰ ਦਿਓ। ਬੂਟੇ ਲਗਾਉਣ ਤੋਂ ਤੁਰੰਤ ਬਾਅਦ ਸਿੰਚਾਈ ਕਰਨੀ ਚਾਹੀਦੀ ਹੈ।

ਬੰਨੇ ਤੇ ਲਾਉਣ ਲਈ ਦਰਖਤ ਤੋਂ ਦਰਖਤ ਦਾ ਫਾਸਲਾ 2 ਮੀਟਰ ਰੱਖਣਾ ਚਾਹੀਦਾ ਹੈ ਅਤੇ ਸਾਰੇ ਖੇਤ ਵਿੱਚ  $4 \times 2$  ਮੀਟਰ ਦੇ ਫਾਸਲੇ ਤੇ ਲਗਪਗ 500 ਦਰਖਤ ਪ੍ਰਤੀ ਏਕੜ ਲੱਗਦੇ ਹਨ। ਦਰਖਤਾਂ ਦੀ ਕਤਾਰਾਂ ਦੀ ਦਿਸ਼ਾ ਉੱਤਰ-ਦੱਖਣ ਹੋਣੀ ਚਾਹੀਦੀ ਹੈ। ਇਸ ਫਾਸਲੇ ਤੇ ਸਫੈਦੇ ਨਾਲ 3-4 ਸਾਲ ਤੱਕ ਫਸਲਾਂ ਦੀ ਕਾਸ਼ਤ ਕੀਤੀ ਜਾ ਸਕਦੀ ਹੈ, ਪਰ ਜੇਕਰ ਲੰਬੇ ਸਮੇਂ ਤੱਕ ਸਫੈਦੇ ਨਾਲ ਫਸਲਾਂ ਦੀ ਕਾਸ਼ਤ ਕਰਨੀ ਹੋਵੇ ਤਾਂ ਕਤਾਰਾਂ ਵਿਚਲਾ ਫਾਸਲਾ 4 ਮੀਟਰ ਤੋਂ ਵਧਾ ਕੇ 8 ਮੀਟਰ ਕਰ ਦਿਓ ਜਾਂ ਫਿਰ  $4 \times 2$  ਮੀਟਰ ਤੇ ਲੱਗੇ ਸਫੈਦੇ ਦੀ 3-4 ਸਾਲ ਬਾਅਦ ਇੱਕ ਕਤਾਰ ਛੱਡ ਕੇ ਇਕ ਕਤਾਰ ਦੀ ਕਟਾਈ ਕਰ ਦਿਓ। ਸਫੈਦੇ ਨੂੰ ਇਮਾਰਤੀ ਲੱਕੜ ਪੈਦਾ ਕਰਨ ਲਈ 13 ਤੋਂ 15 ਸਾਲ, ਪੇਪਰ ਪਲਪ ਲਈ 6 ਤੋਂ 8 ਸਾਲ ਅਤੇ ਬੱਲੀਆਂ ਬਨਾਉਣੀਆਂ ਹੋਣ ਤਾਂ 4 ਤੋਂ 6 ਸਾਲ ਬਾਅਦ ਵੀ ਕੌਟਿਆ ਜਾ ਸਕਦਾ ਹੈ।

## ਅਭਿਆਸ

(ੳ) ਇੱਕ ਦੋ ਸ਼ਬਦਾਂ ਵਿੱਚ ਉੱਤਰ ਦਿਓ:

1. ਪੰਜਾਬ ਵਿੱਚ ਰਾਸ਼ਟਰੀ ਵਣ ਨੀਤੀ 1988 ਮੁਤਾਬਿਕ ਕਿੰਨੇ ਪ੍ਰਤੀਸ਼ਤ ਰਕਬਾ ਜੰਗਲਾਂ ਹੇਠ ਹੋਣਾ ਚਾਹੀਦਾ ਹੈ ?
2. ਪੰਜਾਬ ਵਿੱਚ ਵਣ ਅਤੇ ਰੁੱਖਾਂ ਹੇਠ ਕਿੰਨੇ ਪ੍ਰਤੀਸ਼ਤ ਰਕਬਾ ਹੈ ?
3. ਪੰਜਾਬ ਨੂੰ ਜਲਵਾਯੂ ਦੇ ਅਧਾਰ ਤੇ ਕਿੰਨੇ ਜੋਨ ਵਿੱਚ ਵੰਡਿਆ ਜਾ ਸਕਦਾ ਹੈ ?
4. ਕੰਢੀ ਖੇਤਰ ਵਿੱਚ ਕਿਹੜੇ ਮੌਸਮ ਵਿੱਚ ਚਾਰੇ ਦੀ ਘਾਟ ਪਾਈ ਜਾਂਦੀ ਹੈ ?
5. ਪਾਪੂਲਰ ਦੇ ਦਰਖਤ ਬੰਨਿਆ ਉਤੇ ਕਿੰਨੇ ਫਾਸਲੇ ਤੇ ਲਾਏ ਜਾਂਦੇ ਹਨ?
6. ਕੰਢੀ ਖੇਤਰ ਵਿੱਚ ਜ਼ਮੀਨਾਂ ਕਿਹੋ ਜਿਹੀਆਂ ਹਨ ?
7. ਕੰਢੀ ਵਿੱਚ ਚਾਰੇ ਲਈ ਵਰਤੇ ਜਾਂਦੇ ਦੋ ਰੁੱਖਾਂ ਦੇ ਨਾਮ ਲਿਖੋ ?
8. ਪਾਪੂਲਰ ਦੀ ਖੇਤੀ ਲਈ ਜ਼ਮੀਨ ਦੀ ਪੀ. ਐੱਚ. ਕਿੰਨੀ ਹੋਣੀ ਚਾਹੀਦੀ ਹੈ ?
9. ਪੰਜਾਬ ਦੇ ਦੱਖਣੀ-ਪੱਛਮੀ ਜੋਨ ਵਿੱਚ ਧਰਤੀ ਹੇਠਲਾ ਪਾਣੀ ਕਿਸ ਤਰ੍ਹਾਂ ਦਾ ਹੈ ?
10. ਸਾਰੇ ਖੇਤ ਵਿੱਚ ਪਾਪੂਲਰ ਦੇ ਕਿੰਨੇ ਦਰਖਤ ਪ੍ਰਤੀ ਏਕੜ ਲੱਗਦੇ ਹਨ?

**(ਅ) ਇੱਕ ਦੋ ਵਾਕਾਂ ਵਿੱਚ ਉੱਤਰ ਦਿਓ :**

1. ਪੰਜਾਬ ਵਿੱਚ ਪਾਪਲਰ ਕਿਹੜੇ ਮਹੀਨਿਆਂ ਵਿੱਚ ਲਾਇਆ ਜਾਂਦਾ ਹੈ?
2. ਵਣ ਖੇਤੀ ਦੀ ਵਿਆਖਿਆ ਕਰੋ।
3. ਕੇਂਦਰੀ ਮੈਦਾਨੀ ਇਲਾਕੇ ਵਿੱਚ ਭੂਮੀ ਅਤੇ ਸਿੰਚਾਈ ਸਹੂਲਤਾਂ ਕਿਸ ਤਰ੍ਹਾਂ ਦੀਆਂ ਹਨ ਅਤੇ ਕਿਸਾਨਾਂ ਦੁਆਰਾ ਕਿਹੜਾ ਫਾਸਲੀ ਚੱਕਰ ਅਪਣਾਇਆ ਜਾ ਰਿਹਾ ਹੈ ?
4. ਦੱਖਣ-ਪੱਛਮੀ ਜ਼ੋਨ ਵਿੱਚ ਕਿਹੜੇ-ਕਿਹੜੇ ਰੁੱਖ ਪਾਏ ਜਾਂਦੇ ਹਨ ?
5. ਸਫੈਦੇ ਦੇ ਬੂਟੇ ਲਾਉਣ ਦੀ ਵਿਧੀ ਅਤੇ ਬੂਟੇ ਤੋਂ ਬੂਟੇ ਵਿਚਕਾਰ ਫਾਸਲਾ ਲਿਖੋ।
6. ਪਾਪਲਰ ਦੀ ਉੱਨਤ ਕਿਸਮਾਂ ਦੇ ਨਾਮ ਲਿਖੋ।
7. ਸਫੈਦੇ ਦੇ ਬੂਟੇ ਖੇਤਾਂ ਵਿੱਚ ਕਿਹੜੇ-ਕਿਹੜੇ ਮਹੀਨਿਆਂ ਵਿੱਚ ਲਾਏ ਜਾ ਸਕਦੇ ਹਨ ?
8. ਪਾਪਲਰ ਦੀ ਲੱਕੜ ਦੀ ਵਰਤੋਂ ਕਿਹੜੇ-ਕਿਹੜੇ ਉਦਯੋਗਾਂ ਵਿੱਚ ਹੁੰਦੀ ਹੈ ?
9. ਪਾਪਲਰ ਦੇ ਬੂਟੇ ਲਗਾਉਣ ਲਈ ਫਾਸਲਾ ਲਿਖੋ।
10. ਕੰਡੀ ਇਲਾਕੇ ਵਿੱਚ ਕਿਹੜੇ-ਕਿਹੜੇ ਰੁੱਖ ਉਗਾਏ ਜਾਂਦੇ ਹਨ?

**(ਥ) ਚਾਰ ਤੋਂ ਪੰਜ ਵਾਕਾਂ ਵਿੱਚ ਉੱਤਰ ਦਿਓ :**

1. ਵਣ ਖੇਤੀ (Agroforestry) ਦੀ ਪਰਿਭਾਸ਼ਾ ਦਿਓ।
2. ਪਾਪਲਰ ਦੀ ਕਾਸ਼ਤ ਲਈ ਪੰਜਾਬ ਦੀ ਕਿਹੜੀ-ਕਿਹੜੀ ਕਿਸਮਾਂ ਦੀ ਸਿਫਾਰਿਸ਼ ਕੀਤੀ ਜਾਂਦੀ ਹੈ ਅਤੇ ਕਿੰਨੇ-ਕਿੰਨੇ ਫਾਸਲੇ ਤੇ ਰੁੱਖ ਲਾਉਣੇ ਚਾਹੀਦੇ ਹਨ?
3. ਕਲਮਾਂ ਤੋਂ ਤਿਆਰ ਕੀਤੇ ਸਫੈਦੇ ਦੇ ਪੌਦੇ ਕਿੱਥੋਂ ਮਿਲ ਸਕਦੇ ਹਨ?
4. ਪਾਪਲਰ ਦੇ ਬੂਟੇ ਲਾਉਣ ਲਈ ਵਿਧੀ ਦਾ ਵਰਣਨ ਕਰੋ।
5. ਪਾਪਲਰ ਦੀ ਲੱਕੜ ਦੀ ਵਰਤੋਂ ਕਿਥੋਂ-ਕਿਥੋਂ ਕੀਤੀ ਜਾਂਦੀ ਹੈ?

\*\*\*\*\*

## ਆਰਥਿਕ ਵਿਕਾਸ ਵਿੱਚ ਖੇਤੀ ਦਾ ਯੋਗਦਾਨ

ਭਾਰਤ ਇੱਕ ਖੇਤੀ ਪ੍ਰਧਾਨ ਦੇਸ਼ ਹੈ। ਇਸ ਦੀ ਦੋ-ਤਿਹਾਈ ਤੋਂ ਵੀ ਵੱਧ ਅਬਾਦੀ ਪਿੰਡਾਂ ਵਿੱਚ ਰਹਿੰਦੀ ਹੈ ਜੋ ਕਿ ਆਪਣੇ ਜੀਵਨ ਨਿਰਬਾਹ ਲਈ ਵਧੇਰੇ ਤੌਰ ਤੇ ਖੇਤੀ ਉੱਤੇ ਨਿਰਭਰ ਹੈ। ਖੇਤੀਬਾੜੀ ਅਤੇ ਇਸ ਨਾਲ ਜੁੜੇ ਸਹਾਇਕ ਪੰਦਿਆਂ ਦਾ ਦੇਸ਼ ਦੇ ਕੁਲ ਘਰੇਲੂ ਉਤਪਾਦ ਵਿੱਚ ਵੀ ਅਹਿਮ ਯੋਗਦਾਨ ਹੈ ਅਤੇ ਇਸ ਤਰ੍ਹਾਂ ਖੇਤੀਬਾੜੀ ਸਾਡੇ ਦੇਸ਼ ਦੀ ਆਰਥਿਕਤਾ ਦੀ ਗੰਢ ਦੀ ਹੱਡੀ ਮੰਨੀ ਜਾਂਦੀ ਹੈ।

ਖੇਤੀਬਾੜੀ ਦੇਸ਼ ਦੇ ਲੋਕਾਂ ਲਈ ਰੋਜ਼ਗਾਰ ਦਾ ਇੱਕ ਵੱਡਾ ਸਾਧਨ ਹੈ। ਭਾਰਤ ਵਿੱਚ 54 ਪ੍ਰਤੀਸ਼ਤ ਕਿਰਤੀ ਰੋਜ਼ਗਾਰ ਲਈ ਸਿੱਧੇ ਤੌਰ ਤੇ ਖੇਤੀਬਾੜੀ ਵਿੱਚ ਲੱਗੇ ਹੋਏ ਹਨ। ਮੁੱਢ ਤੋਂ ਹੀ ਖੇਤੀਬਾੜੀ ਦੇ ਖੇਤਰ ਦਾ ਰਾਸ਼ਟਰੀ ਆਮਦਨ ਵਿੱਚ ਅਹਿਮ ਹਿੱਸਾ ਰਿਹਾ ਹੈ। ਸਾਲ 2022-23 ਦੌਰਾਨ ਖੇਤੀਬਾੜੀ ਖੇਤਰ ਨੇ ਦੇਸ਼ ਦੀ ਕੁਲ ਘਰੇਲੂ ਆਮਦਨ (GDP) ਵਿੱਚ ਲਗਭਗ 18 ਪ੍ਰਤੀਸ਼ਤ ਯੋਗਦਾਨ ਪਾਇਆ ਹੈ। ਆਰਥਿਕ ਵਿਕਾਸ ਲਈ ਜ਼ਰੂਰੀ ਹੈ ਕਿ ਖੇਤੀਬਾੜੀ ਉੱਤੇ ਨਿਰਭਰ ਅਬਾਦੀ ਦੀ ਪ੍ਰਤੀਸ਼ਤਤਾ ਘਟਾਈ ਜਾਵੇ ਅਤੇ ਖੇਤੀਬਾੜੀ ਵਿੱਚ ਮੌਸਮੀ ਬੇਰੁਜ਼ਗਾਰੀ ਅਤੇ ਲੁਕਵੀਂ ਬੇਰੁਜ਼ਗਾਰੀ ਨਾਲ ਸਬੰਧਿਤ ਲੋਕਾਂ ਨੂੰ ਉਦਯੋਗ ਅਤੇ ਸੇਵਾਵਾਂ ਵਿੱਚ ਲਗਾਇਆ ਜਾਵੇ। ਕਿਉਂਕਿ ਜਿਉਂ-ਜਿਉਂ ਕਿਸੇ ਦੇਸ਼ ਦਾ ਆਰਥਿਕ ਵਿਕਾਸ ਹੁੰਦਾ ਹੈ ਉਸ ਦੀ ਖੇਤੀਬਾੜੀ ਉੱਤੇ ਨਿਰਭਰਤਾ ਘਟਦੀ ਜਾਂਦੀ ਹੈ ਅਤੇ ਉਦਯੋਗ ਤੇ ਸੇਵਾਵਾਂ ਉੱਤੇ ਨਿਰਭਰਤਾ ਵਧਦੀ ਜਾਂਦੀ ਹੈ।

ਸਾਡੇ ਦੇਸ਼ ਵਿੱਚ ਖੇਤੀਬਾੜੀ ਖੇਤਰ ਵਿੱਚ ਲੱਗੇ ਲੋਕ, ਖੇਤੀਬਾੜੀ ਨਾਲ ਸਬੰਧਿਤ ਪੰਦਿਆਂ ਵਿੱਚ ਵੀ ਲੱਗੇ ਹੋਏ ਹਨ। ਦੇਸ਼ ਵਿੱਚ ਲਗਪਗ 70 ਮਿਲੀਅਨ ਪਰਿਵਾਰ ਕੇਵਲ ਡੇਅਰੀ ਫਾਰਮ ਦੇ ਧੰਦੇ ਵਿੱਚ ਹੀ ਲੱਗੇ ਹੋਏ ਹਨ ਜੋ ਕਿ ਵਿਸ਼ਵ ਦੇ ਕਈ ਦੇਸ਼ਾਂ ਦੀ ਕੁਲ ਅਬਾਦੀ ਨਾਲੋਂ ਵੀ ਕਿਤੇ ਵੱਧ ਹੈ। ਡੇਅਰੀ ਫਾਰਮ, ਮੁਰਗੀ ਪਾਲਣ, ਮੱਛਲੀ ਪਾਲਣ, ਸੂਰ ਪਾਲਣ, ਪਸੂ ਪਾਲਣ, ਸ਼ਹਿਦ ਦੀਆਂ ਮੱਖੀਆਂ ਪਾਲਣ, ਵਣ-ਖੇਤੀ ਆਦਿ ਖੇਤੀਬਾੜੀ ਨਾਲ ਸਬੰਧਿਤ ਧੰਦੇ ਬਹੁਤ ਹੱਦ ਤਕ ਖੇਤੀਬਾੜੀ ਉੱਤੇ ਨਿਰਭਰ ਕਰਦੇ ਹਨ। ਪਸੂਆਂ ਲਈ ਚਾਰਾ, ਸ਼ਹਿਦ ਦੀਆਂ ਮੱਖੀਆਂ ਲਈ ਰੁਖ, ਫੁੱਲ ਆਦਿ ਖੇਤੀਬਾੜੀ ਨਾਲ ਹੀ ਸਬੰਧਤ ਹਨ। ਇਹਨਾਂ ਪੰਦਿਆਂ ਤੋਂ ਜਿੱਥੇ ਇੱਕ ਪਾਸੇ ਲੋਕਾਂ ਨੂੰ ਦੁੱਧ, ਅੰਡੇ, ਮੀਟ, ਮੱਛੀ, ਸ਼ਹਿਦ ਆਦਿ ਦੇ ਰੂਪ ਵਿੱਚ ਵਧੀਆ ਅਤੇ ਪੈਸ਼ਟਿਕ ਮੁੜਾਕ ਮਿਲਦੀ ਹੈ ਉੱਥੇ ਦੂਜੇ ਪਾਸੇ ਇਨ੍ਹਾਂ ਪੰਦਿਆਂ ਨੂੰ ਅਪਣਾਉਣ ਵਾਲੇ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੁੰਦਾ ਹੈ ਅਤੇ ਦੇਸ਼ ਵਿੱਚ ਪੂੰਜੀ ਨਿਰਮਾਣ ਵਿਚ ਮਦਦ ਮਿਲਦੀ ਹੈ ਜਿਸ ਨਾਲ ਅਰਥ ਵਿਵਸਥਾ ਹੋਰ ਮਜ਼ਬੂਤ ਹੁੰਦੀ ਹੈ।

ਦੇਸ਼ ਵਿੱਚ ਉਦਯੋਗਿਕ ਵਿਕਾਸ ਲਈ ਖੇਤੀਬਾੜੀ ਬਹੁਤ ਮਹੱਤਵਪੂਰਨ ਹੈ। ਕਈ ਪ੍ਰਮੁੱਖ ਉਦਯੋਗਾਂ ਨੂੰ ਕੱਚਾ ਮਾਲ ਖੇਤੀਬਾੜੀ ਤੋਂ ਹੀ ਪ੍ਰਾਪਤ ਹੁੰਦਾ ਹੈ ਜਿਵੇਂ ਕੱਪੜਾ ਉਦਯੋਗ ਲਈ ਕਪਾਹ, ਚੀਨੀ ਉਦਯੋਗ ਲਈ ਗੰਨਾ, ਪਟਸਨ ਉਦਯੋਗ ਲਈ ਪਟਸਨ ਆਦਿ। ਖੇਤੀ ਉੱਤੇ ਅਧਾਰਿਤ ਕਈ ਛੋਟੇ ਪੈਮਾਨੇ ਅਤੇ ਘਰੇਲੂ

ਉਦਯੋਗ ਜਿਵੇਂ ਚਾਵਲ ਸ਼ੈਲਰ, ਤੇਲ ਕੱਢਣ ਵਾਲੇ ਕਾਰਖਾਨੇ ਆਦਿ ਵੀ ਕੱਚੇ ਮਾਲ ਦੀ ਪੂਰਤੀ ਲਈ ਖੇਤੀਬਾੜੀ ਤੇ ਹੀ ਨਿਰਭਰ ਕਰਦੇ ਹਨ। ਐਨਾ ਹੀ ਨਹੀਂ ਸਗੋਂ ਖੇਤੀਬਾੜੀ ਖੇਤਰ ਵਿੱਚ ਉਦਯੋਗਾਂ ਨੂੰ ਆਪਣੀਆਂ ਬਣਾਈਆਂ ਵਸਤਾਂ ਵੇਚਣ ਲਈ ਬਾਜ਼ਾਰ ਵੀ ਮਿਲਦਾ ਹੈ। ਉਦਯੋਗਿਕ ਖੇਤਰ ਵਿੱਚ ਬਣੇ ਟਰੈਕਟਰ, ਖੇਤੀਬਾੜੀ ਮਸੀਨਰੀ, ਰਸਾਇਣਿਕ ਖਾਦਾਂ ਆਦਿ ਦੀ ਖਪਤ ਵੀ ਖੇਤੀਬਾੜੀ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਦੇ ਵਧਣ ਨਾਲ ਸੰਬੰਧ ਹੁੰਦੀ ਹੈ। ਇਸ ਤਰ੍ਹਾਂ ਇਹ ਕਿਹਾ ਜਾ ਸਕਦਾ ਹੈ ਕਿ ਖੇਤੀ ਵਿਕਾਸ ਨਾਲ ਦੇਸ਼ ਵਿੱਚ ਉਦਯੋਗਿਕ ਵਿਕਾਸ ਹੁੰਦਾ ਹੈ ਅਤੇ ਉਦਯੋਗਿਕ ਵਿਕਾਸ ਨਾਲ ਖੇਤੀਬਾੜੀ ਦਾ ਵਿਕਾਸ ਹੁੰਦਾ ਹੈ ਜਿਸ ਨਾਲ ਦੇਸ਼ ਵਿੱਚ ਆਰਥਿਕ ਵਿਕਾਸ ਸੰਬੰਧ ਹੁੰਦਾ ਹੈ।

ਖੇਤੀਬਾੜੀ ਅਤੇ ਉਦਯੋਗਿਕ ਖੇਤਰ ਤੋਂ ਬਾਅਦ ਅਰਥ ਵਿਵਸਥਾ ਦਾ ਤੀਜਾ ਤੇ ਆਖਰੀ ਪ੍ਰਮੁੱਖ ਖੇਤਰ ਹੈ – ਸੇਵਾਵਾਂ ਖੇਤਰ। ਇਹ ਖੇਤਰ ਉਦਯੋਗ ਅਤੇ ਖੇਤੀਬਾੜੀ ਖੇਤਰ ਨੂੰ ਸੇਵਾਵਾਂ ਜਿਵੇਂ ਬੈਂਕ ਦੀ ਸੇਵਾ, ਆਵਾਜਾਈ ਸਹੂਲਤ, ਭੰਡਾਰ ਲਈ ਗੋਦਾਮ, ਬੀਮਾ, ਸੈਰ-ਸਪਾਟਾ ਆਦਿ ਪ੍ਰਦਾਨ ਕਰਦਾ ਹੈ। ਦੇਸ਼ ਵਿੱਚ ਖੇਤੀਬਾੜੀ ਖੇਤਰ ਦੇ ਵਿਕਾਸ ਨਾਲ ਇਸ ਖੇਤਰ ਵਿੱਚ ਵੀ ਵਾਧਾ ਹੁੰਦਾ ਹੈ। ਖੇਤੀ ਉਤਪਾਦ ਨੂੰ ਉਸ ਰਾਜ ਜਾਂ ਥਾਂ ਜਿੱਥੇ ਉਹ ਵਾਪੂ ਮਾਤਰਾ ਵਿੱਚ ਪ੍ਰਾਪਤ ਹੈ ਤੋਂ ਉਸ ਰਾਜ ਜਾਂ ਥਾਂ ਜਿੱਥੇ ਉਸ ਦੀ ਵਧੇਰੇ ਘਾਟ ਹੈ ਜਾਂ ਲੋੜ ਹੈ ਤੱਕ ਪਹੁੰਚਾਉਣ ਅਤੇ ਢੋਆ-ਢੁਆਈ ਵਿੱਚ ਲੱਗੇ ਆਵਾਜਾਈ ਦੇ ਸਾਧਨਾਂ ਦਾ ਵਿਕਾਸ ਅਤੇ ਇਸ ਵਿੱਚ ਲੱਗੇ ਲੋਕਾਂ ਦੀ ਆਮਦਨ ਵਿੱਚ ਵਾਧਾ ਖੇਤੀਬਾੜੀ ਖੇਤਰ ਨਾਲ ਜੁੜਿਆ ਹੁੰਦਾ ਹੈ। ਇਸੇ ਤਰ੍ਹਾਂ ਦੇਸ਼ ਦੇ ਇਕ ਸਿਰੇ ਤੋਂ ਦੂਜੇ ਸਿਰ ਤਕ ਖੇਤੀ ਉਤਪਾਦ ਅਤੇ ਖੇਤੀ ਲਈ ਲੋੜੀਂਦੀਆਂ ਵਸਤਾਂ ਨੂੰ ਪਹੁੰਚਾਉਣ ਵਾਲੀਆਂ ਰੇਲਾਂ ਨੂੰ ਵੀ ਆਮਦਨ ਪ੍ਰਾਪਤ ਹੁੰਦੀ ਹੈ ਅਤੇ ਦੇਸ਼ ਵਿੱਚ ਰੇਲਵੇ ਦਾ ਵਿਸਥਾਰ ਹੁੰਦਾ ਹੈ।

ਖੇਤੀਬਾੜੀ ਭੋਜਨ ਦਾ ਮੁੱਖ ਸੌਮਾ ਹੈ। ਜਨਸੰਖਿਆ ਅਨੁਸਾਰ ਸਾਡਾ ਦੇਸ਼ ਵਿਸ਼ਵ ਦਾ ਪਹਿਲਾ ਵੱਡਾ ਦੇਸ਼ ਹੈ। ਇੱਕ ਅਨੁਮਾਨ ਅਨੁਸਾਰ ਘਰਾਂ ਵਿੱਚ ਉਪਭੋਗ ਦਾ ਲਗਪਗ 60 ਪ੍ਰਤੀਸ਼ਤ ਹਿੱਸਾ ਖੇਤੀਬਾੜੀ ਨਾਲ ਸਬੰਧਿਤ ਹੁੰਦਾ ਹੈ। ਦੇਸ਼ ਦੀ ਆਜ਼ਾਦੀ ਤੋਂ ਤੁਰੰਤ ਬਾਦ ਕਈ ਦਹਾਕਿਆਂ ਤਕ ਦੇਸ਼ ਨੂੰ ਅਨਾਜ ਦੀ ਪੂਰਤੀ ਲਈ ਵਿਦੇਸ਼ਾਂ ਤੇ ਨਿਰਭਰ ਰਹਿਣਾ ਪਿਆ। ਖੇਤੀ ਵਿੱਚ ਸੁਧਰੇ ਬੀਜਾਂ, ਖੇਤੀ ਮਸੀਨਰੀ, ਰਸਾਇਣਿਕ ਖਾਦਾਂ, ਕੀਟਨਾਸ਼ਕ ਦਵਾਈਆਂ ਆਦਿ ਦੀ ਵਰਤੋਂ ਨਾਲ, ਖੇਤੀ ਵਿਗਿਆਨੀਆਂ ਦੀ ਲਗਾਤਾਰ ਖੋਜਾਂ ਅਤੇ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਦੇਸ਼ ਵਿੱਚ ਹਗੀ ਕ੍ਰਾਂਤੀ ਆਈ। ਦੇਸ਼ ਵਿੱਚ ਨਾ ਕੇਵਲ ਅਨਾਜ ਜਿਵੇਂ ਚਾਵਲ ਅਤੇ ਕਣਕ ਦੀ ਪੈਦਾਵਾਰ ਵਧੀ ਸਗੋਂ ਗੈਰ-ਅਨਾਜ ਫਸਲਾਂ ਜਿਵੇਂ ਚਾਹ, ਕਾਫੀ, ਮਸਾਲੇ, ਫਲ, ਸਬਜ਼ੀਆਂ ਆਦਿ ਦੀ ਵੀ ਪੈਦਾਵਾਰ ਕਈ ਗੁਣਾਂ ਹੋ ਗਈ।

ਭਾਰਤ ਵਿੱਚ ਸਾਲ 1950-51 ਵਿੱਚ ਅਨਾਜ ਦੀ ਕੁੱਲ ਪੈਦਾਵਾਰ 51 ਮਿਲੀਅਨ ਟਨ ਸੀ ਜੋ 2022-23 ਵਿੱਚ 329.69 ਮਿਲੀਅਨ ਟਨ ਹੋ ਗਈ। ਅਨਾਜ ਦੀ ਉਤਪਾਦਕਤਾ ਵੀ ਵਧ ਕੇ ਲਗਪਗ 2419 ਕਿਲੋਗਰਾਮ ਪ੍ਰਤੀ ਹੈਕਟੇਅਰ ਤਕ ਪਹੁੰਚ ਗਈ ਹੈ। ਇਸ ਤਰ੍ਹਾਂ ਅਨਾਜ ਦੇ ਖੇਤਰ ਵਿੱਚ ਦੇਸ਼ ਹੁਣ ਸਵੈ-ਨਿਰਭਰ ਹੋ ਗਿਆ ਹੈ। ਦੇਸ਼ ਦੀ ਅਬਾਦੀ ਦੇ ਲਗਾਤਾਰ ਵਧੇ ਦੇ ਬਾਵਜੂਦ ਵੀ ਸਾਲ 2012 ਵਿੱਚ ਦੇਸ਼ ਵਿੱਚ ਲਗਪਗ 82 ਮਿਲੀਅਨ ਟਨ ਅਨਾਜ ਦਾ ਭੰਡਾਰ ਸੀ ਜੋ ਕਿ ਇਕ ਰਿਕਾਰਡ ਸੀ।

ਅਨਾਜ ਦੇ ਇਸ ਭੰਡਾਰ ਨਾਲ ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਪੂਰਤੀ ਦੇ ਘਟਣ ਨਾਲ ਪੈਦਾ ਹੋਣ ਵਾਲੇ ਕੀਮਤਾਂ ਦੇ ਵਾਧੇ ਦੇ ਡਰ ਉੱਤੇ ਕਾਬੂ ਪਾਇਆ ਜਾਂਦਾ ਹੈ। ਇਸ ਤਰ੍ਹਾਂ ਅਰਥ ਵਿਵਸਥਾ ਵਿੱਚ ਹੋਰ ਬਹੁਤ ਸਾਰੀਆਂ ਵਸਤਾਂ ਦੀਆਂ ਕੀਮਤਾਂ ਦੇ ਵਧਣ ਨੂੰ ਵੀ ਠੱਲ੍ਹ ਪੈਂਦੀ ਹੈ। ਦੇਸ਼ ਵਿੱਚ ਲੋਕ ਵਿਤਰਣ ਪ੍ਰਣਾਲੀ (Public Distribution System) ਅਧੀਨ ਜ਼ਰੂਰਤਮੰਦ ਲੋਕਾਂ ਵਾਸਤੇ ਹਰ ਮਹੀਨੇ ਅਨਾਜ ਵੀ ਇਸ ਭੰਡਾਰ ਵਿੱਚੋਂ ਹੀ ਜਾਰੀ ਕੀਤਾ ਜਾਂਦਾ ਹੈ। ਦੇਸ਼ ਵਿੱਚ ਭੋਜਨ-ਸੁਰੱਖਿਆ (Food Security) ਵੀ ਖੇਤੀ ਵਿਕਾਸ ਅਤੇ ਅਨਾਜ ਭੰਡਾਰਣ ਕਰਕੇ ਹੀ ਸੰਭਵ ਹੋ ਸਕੀ ਹੈ।

ਭਾਰਤ ਸਰਕਾਰ ਨੇ ਸਾਲ 2013 ਵਿੱਚ ਭੋਜਨ ਸੁਰੱਖਿਆ ਐਕਟ ਪਾਸ ਕੀਤਾ ਹੈ ਜਿਸ ਅਨੁਸਾਰ ਦੇਸ਼ ਦੀ 75 ਪ੍ਰਤੀਸ਼ਤ ਪੇਂਡੂ ਅਬਾਦੀ ਅਤੇ 50 ਪ੍ਰਤੀਸ਼ਤ ਸ਼ਹਿਰੀ ਅਬਾਦੀ ਨੂੰ 5 ਕਿਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਅਨਾਜ ਦੇਣ ਦੀ ਤਜਵੀਜ਼ ਹੈ। ਇਸ ਤਰ੍ਹਾਂ ਹਰ ਸਾਲ ਲਗਪਗ 82 ਕਰੋੜ ਅਬਾਦੀ ਨੂੰ 61 ਮਿਲੀਅਨ ਟਨ ਅਨਾਜ ਸਸਤੇ ਮੁੱਲ ਉੱਤੇ ਮੁਹੱਈਆ ਕਰਵਾਇਆ ਜਾਵੇਗਾ। ਗਰੀਬਾਂ ਲਈ ਇਹ ਬਹੁਤ ਵਧੀਆ ਸਕੀਮ ਹੈ।

ਭਾਰਤ ਦਾ ਅੰਤਰਰਾਸ਼ਟਰੀ ਵਪਾਰੀ ਡੂੰਘੇ ਤੌਰ ਤੇ ਖੇਤੀਬਾੜੀ ਨਾਲ ਜੁੜਿਆ ਹੋਇਆ ਹੈ। ਕਈ ਖੇਤੀ ਵਸਤਾਂ ਜਿਵੇਂ ਚਾਹ, ਕਾਫੀ, ਕਪਾਹ, ਤੇਲ, ਫਲ, ਸਬਜ਼ੀਆਂ, ਦਾਲਾਂ, ਕਾਜੂ, ਮਸਾਲੇ ਅਤੇ ਇਥੋਂ ਤੱਕ ਕਿ ਹੁਣ ਚਾਵਲ ਅਤੇ ਕਣਕ ਵੀ ਹੋਰ ਦੇਸ਼ਾਂ ਨੂੰ ਨਿਰਯਾਤ ਕੀਤੀਆਂ ਜਾਂਦੀਆਂ ਹਨ। ਸਾਲ 2012 ਵਿੱਚ ਭਾਰਤ ਨੇ ਚਾਵਲ ਨਿਰਯਾਤ ਵਿੱਚ ਪਹਿਲਾ ਦਰਜਾ ਹਾਸਲ ਕਰਕੇ ਥਾਈਲੈਂਡ ਨੂੰ ਪਿੱਛੇ ਛੱਡ ਦਿੱਤਾ ਹੈ। ਆਰਥਿਕ ਸਰਵੇਖਣ 2013 ਅਨੁਸਾਰ ਖੇਤੀਬਾੜੀ ਅਤੇ ਅਨਾਜ ਨਿਰਯਾਤ ਵਿੱਚ ਭਾਰਤ ਨੇ ਵਿਸ਼ਵ ਵਿੱਚ ਆਪਣਾ ਦਸਵਾਂ ਥਾਂ ਬਣਾ ਲਿਆ ਹੈ। ਇਸਤੋਂ ਇਲਾਵਾ ਖੇਤੀ ਤੋਂ ਪ੍ਰਾਪਤ ਕੱਚੇ ਮਾਲ ਤੋਂ ਬਣੀਆਂ ਵਸਤਾਂ ਜਿਵੇਂ ਸੂਤੀ ਕੱਪੜਾ, ਧਾਗਾ, ਬਣੇ ਬਣਾਏ ਵਸਤਰ, ਪਟਸਨ ਤੋਂ ਬਣੀਆਂ ਵਸਤਾਂ ਆਦਿ ਦਾ ਵੀ ਵੀ ਨਿਰਯਾਤ ਕੀਤਾ ਜਾਂਦਾ ਹੈ। ਸਾਲ 2013-14 ਵਿੱਚ ਭਾਰਤ ਦਾ ਕੁੱਲ ਖੇਤੀ ਨਿਰਯਾਤ 42 ਬਿਲੀਅਨ ਡਾਲਰ ਦਾ ਸੀ ਜਦੋਂ ਕਿ ਇਸ ਦੇ ਮੁਕਾਬਲੇ ਇਸੇ ਸਾਲ ਦੇਸ਼ ਦਾ ਕੁੱਲ ਖੇਤੀ ਆਯਾਤ 17 ਬਿਲੀਅਨ ਡਾਲਰ ਦਾ ਸੀ। ਇਸ ਤਰ੍ਹਾਂ ਸਾਲ 2013-14 ਵਿੱਚ ਭਾਰਤ ਦਾ ਵਪਾਰ ਸੰਤੁਲਨ 25 ਬਿਲੀਅਨ ਡਾਲਰ ਦੇ ਨਾਲ ਵਾਧੇ ਦਾ ਰਿਹਾ।

ਖੇਤੀਬਾੜੀ ਦੇਸ਼ ਦੀ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੀ ਆਮਦਨ ਦਾ ਇੱਕ ਵੱਡਾ ਸੋਮਾ ਵੀ ਹੈ। ਕੇਂਦਰ ਸਰਕਾਰ ਖੇਤੀ ਵਸਤਾਂ ਦੇ ਨਿਰਯਾਤ ਉੱਤੇ ਨਿਰਯਾਤ ਡਿਊਟੀ ਲਗਾਉਂਦੀ ਹੈ ਜਿਸ ਨਾਲ ਆਮਦਨ ਪ੍ਰਾਪਤ ਹੁੰਦੀ ਹੈ। ਰਾਜ ਸਰਕਾਰਾਂ ਨੂੰ ਭੂਮੀ ਲਗਾਨ, ਸਿੰਚਾਈ ਕਰ ਆਦਿ ਤੋਂ ਚੰਗੀ ਆਮਦਨ ਇਕੱਠੀ ਹੁੰਦੀ ਹੈ। ਇਸ ਤੋਂ ਇਲਾਵਾ ਖੇਤੀ ਜਿਣਸਾਂ ਦੇ ਬਜ਼ਾਰੀਕਰਨ ਨਾਲ ਸਬੰਧਿਤ ਫੀਸ ਵੀ ਸਰਕਾਰ ਦੀ ਆਮਦਨ ਬਣਦੀ ਹੈ। ਅਜਿਹੀ ਆਮਦਨ ਮੁੜ ਦੇਸ਼ ਦੇ ਵਿਕਾਸ ਵਿੱਚ ਯੋਜਨਾਬੱਧ ਤਰੀਕੇ ਨਾਲ ਖਰਚ ਕੀਤੀ ਜਾਂਦੀ ਹੈ ਜਿਸ ਨਾਲ ਦੇਸ਼ ਦੀ ਅਰਥ ਵਿਵਸਥਾ ਹੋਰ ਮਜ਼ਬੂਤ ਹੁੰਦੀ ਹੈ।

## ਅਭਿਆਸ

### (ੴ) ਇੱਕ ਦੋ ਸ਼ਬਦਾਂ ਵਿੱਚ ਉੱਤਰ ਦਿਓ:

1. ਦੇਸ਼ ਦੀ ਕਿੰਨੀ ਅਬਾਦੀ ਪਿੰਡਾਂ ਵਿੱਚ ਵੱਸਦੀ ਹੈ?
2. ਭਾਰਤ ਵਿੱਚ ਖੇਤੀ ਉੱਤੇ ਸਿੱਧੇ ਤੌਰ 'ਤੇ ਨਿਰਭਰ ਕਰਨ ਵਾਲੀ ਕਿਰਤੀ ਅਬਾਦੀ ਕਿੰਨੇ ਪ੍ਰਤੀਸ਼ਤ ਹੈ?
3. ਭਾਰਤ ਦੇ ਕੁੱਲ ਘਰੇਲੂ ਆਮਦਨ ਦਾ ਕਿੰਨੇ ਪ੍ਰਤੀਸ਼ਤ ਹਿੱਸਾ ਖੇਤੀਬਾੜੀ ਖੇਤਰ ਤੋਂ ਆਉਂਦਾ ਹੈ?
4. ਭਾਰਤ ਵਿੱਚ ਸਾਲ 1950-51 ਵਿੱਚ ਅਨਾਜ ਦੀ ਪੈਦਾਵਾਰ ਕਿੰਨੀ ਸੀ ਅਤੇ ਸਾਲ 2013-14 ਵਿੱਚ ਅਨਾਜ ਦੀ ਪੈਦਾਵਾਰ ਕਿੰਨੀ ਹੋ ਗਈ?
5. ਭਾਰਤ ਦੀ ਅਰਥ ਵਿਵਸਥਾ ਦੇ ਕਿਹੜੇ ਤਿੰਨ ਖੇਤਰ ਹਨ?
6. ਵਿਸ਼ਵ ਵਧਾਰ ਵਿੱਚ ਖੇਤੀ ਦੇ ਖੇਤਰ ਵਿੱਚ ਭਾਰਤ ਦਾ ਕਿਹੜਾ ਸਥਾਨ ਹੈ?
7. ਚਾਵਲ ਦੇ ਨਿਰਯਾਤ ਵਿੱਚ ਭਾਰਤ ਨੇ ਕਿਹੜੇ ਦੇਸ਼ ਨੂੰ ਪਿੱਛੇ ਛੱਡ ਦਿੱਤਾ ਹੈ?
8. ਕੱਚੇ ਮਾਲ ਲਈ ਖੇਤੀਬਾੜੀ ਉੱਤੇ ਨਿਰਭਰ ਮੁੱਖ ਉਦਯੋਗਾਂ ਦੇ ਨਾਂ ਦੱਸੋ?
9. ਸਾਲ 2013 ਵਿੱਚ ਖੇਤੀ ਸਬੰਧਿਤ ਕਿਹੜਾ ਐਕਟ ਸਰਕਾਰ ਨੇ ਪਾਸ ਕੀਤਾ ਹੈ?
10. ਭਾਰਤ ਦਾ ਖੇਤੀ ਵਪਾਰ ਸੰਤੁਲਨ ਕਿਸ ਤਰ੍ਹਾਂ ਦਾ ਹੈ?

### (ੴ) ਇੱਕ-ਦੋ ਵਾਕਾਂ ਵਿੱਚ ਉੱਤਰ ਦਿਓ:

1. ਆਰਥਿਕ ਵਿਕਾਸ ਦਾ ਖੇਤੀਬਾੜੀ ਉੱਤੇ ਲੋਕਾਂ ਦੀ ਨਿਰਭਰਤਾ ਨਾਲ ਕਿਹੋ ਜਿਹਾ ਸੰਬੰਧ ਹੈ?
2. ਭਾਰਤ ਦੇ ਮੁੱਖ ਖੇਤੀ ਨਿਰਯਾਤ ਕਿਹੜੇ ਹਨ?
3. ਭਾਰਤ ਦੇ ਮੁੱਖ ਖੇਤੀ ਆਯਾਤ ਕਿਹੜੇ ਹਨ?
4. ਖੇਤੀਬਾੜੀ ਨਾਲ ਸਬੰਧਿਤ ਧੰਨੀ ਕਿਹੜੇ ਹਨ?
5. ਦੇਸ਼ ਵਿੱਚ ਅਨਾਜ ਦਾ ਭੰਡਾਰ ਕਿਉਂ ਕੀਤਾ ਜਾਂਦਾ ਹੈ?
6. ਭੋਜਨ ਸੁਰੱਖਿਆ ਐਕਟ ਵਿੱਚ ਮੁੱਖ ਤਜਵੀਜ਼ ਕੀ ਹੈ?
7. ਰੇਲਵੇ ਦਾ ਵਿਕਾਸ ਦੇਸ਼ ਵਿੱਚ ਖੇਤੀਬਾੜੀ ਵਿਕਾਸ ਨਾਲ ਕਿਵੇਂ ਜੁੜਿਆ ਹੋਇਆ ਹੈ?
8. ਉਨ੍ਹਾਂ ਉਦਯੋਗਾਂ ਦੇ ਨਾਂ ਦੱਸੋ ਜੋ ਆਪਣੇ ਉਤਪਾਦ ਵੇਚਣ ਲਈ ਖੇਤੀਬਾੜੀ ਖੇਤਰ ਉੱਤੇ ਨਿਰਭਰ ਕਰਦੇ ਹਨ?
9. ਖੇਤੀਬਾੜੀ ਖੇਤਰ ਵਿੱਚ ਕਿਹੋ ਜਿਹੀ ਬੇਰੁਜ਼ਗਾਰੀ ਪਾਈ ਜਾਂਦੀ ਹੈ?
10. ਖੇਤੀਬਾੜੀ ਨਾਲ ਸਬੰਧਿਤ ਧੰਨੀਆਂ ਦੇ ਕੀ ਲਾਭ ਹਨ?

### (ੳ) ਪੰਜ-ਛੇ ਵਾਕਾਂ ਵਿੱਚ ਉੱਤਰ ਦਿਓ:

1. ਭਾਰਤ ਦੀ ਆਰਥਿਕਤਾ ਦੇ ਵਿਕਾਸ ਵਿੱਚ ਖੇਤੀਬਾੜੀ ਦਾ ਕੀ ਯੋਗਦਾਨ ਹੈ?
2. ਭਾਰਤ ਦੇ ਵਿਦੇਸ਼ੀ ਵਪਾਰ ਵਿੱਚ ਦੇਸ਼ ਦੀ ਖੇਤੀਬਾੜੀ ਦਾ ਕੀ ਮਹੱਤਵ ਹੈ?

3. ਦੇਸ਼ ਵਿੱਚ ਹਰੀ ਕ੍ਰਾਂਤੀ ਆਉਣ ਦੇ ਕੀ ਕਾਰਨ ਹਨ?
4. ਦੇਸ਼ ਵਿੱਚ ਖੇਤੀਬਾੜੀ ਉੱਤੇ ਨਿਰਭਰਤਾ ਕਿਉਂ ਘਟਾਈ ਜਾਣੀ ਚਾਹੀਦੀ ਹੈ?
5. ਦੇਸ਼ ਵਿੱਚ ਖੇਤੀ ਵਿਕਾਸ ਨਾਲ ਉਦਯੋਗਿਕ ਵਿਕਾਸ ਅਤੇ ਉਦਯੋਗਿਕ ਵਿਕਾਸ ਨਾਲ ਖੇਤੀ ਵਿਕਾਸ ਸੰਭਵ ਹੈ, ਕਿਵੇਂ ?

### **ਯੋਗਤਾ ਵਿਸਥਾਰ**

1. ਨਜ਼ਦੀਕੀ ਮੰਡੀ ਵਿੱਚ ਜਾ ਕੇ ਖੇਤੀ ਜਿਣਸਾਂ ਉੱਤੇ ਲੱਗਣ ਵਾਲੇ ਕਰ ਅਤੇ ਛੀਸ ਬਾਰੇ ਵੇਰਵਾ ਪ੍ਰਾਪਤ ਕਰੋ।
2. ਖੇਤੀਬਾੜੀ ਨਾਲ ਸਬੰਧਿਤ ਆਪਣੇ ਨਜ਼ਦੀਕੀ ਕਿਸੇ ਉਦਯੋਗ ਵਿੱਚ ਜਾ ਕੇ ਉਸ ਵਿੱਚ ਪ੍ਰਯੋਗ ਹੁੰਦੇ ਕੱਚੇ ਮਾਲ ਅਤੇ ਉਤਪਾਦ ਬਾਰੇ ਜਾਣਕਾਰੀ ਹਾਸਿਲ ਕਰੋ।
3. ਖੇਤੀਬਾੜੀ ਖੇਤਰ ਵਿੱਚ ਸੈਰ-ਸਪਾਟਾ ਕਿਵੇਂ ਵਧਾਇਆ ਜਾ ਸਕਦਾ ਹੈ, ਇਸ ਲਈ ਖੇਤੀਬਾੜੀ ਨਾਲ ਸਬੰਧਿਤ ਕੁਝ ਮਨੋਹਰ ਚਿੱਤਰ ਇਕੱਠੇ ਕਰੋ।
4. ਸਾਡੇ ਰਾਜ ਪੰਜਾਬ ਵਿੱਚੋਂ ਵਿਦੇਸ਼ਾਂ ਅਤੇ ਦੇਸ਼ ਦੇ ਦੂਜੇ ਰਾਜਾਂ ਨੂੰ ਜਾਣ ਵਾਲੀਆਂ ਖੇਤੀਬਾੜੀ ਨਾਲ ਸਬੰਧਿਤ ਵਸਤਾਂ ਦੀ ਇੱਕ ਸੂਚੀ ਤਿਆਰ ਕਰੋ।

★ ★ ★ ★ ★ ★

## ਪਾਠ-8

### ਖੇਤੀ ਅਧਾਰਿਤ ਉਦਯੋਗਿਕ ਧੰਦੇ

ਨੌਕਰੀਆਂ ਦੀ ਸੀਮਤ ਗਿਣਤੀ ਹੋਣ ਕਾਰਨ ਪੜ੍ਹੇ-ਲਿਖੇ ਨੌਜਵਾਨਾਂ ਵਿਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ। ਇਸਦਾ ਸਭ ਤੋਂ ਸੁਖਾਲਾ ਹੱਲ ਇਹ ਹੈ ਕਿ ਹਰ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਕਿਸੇ ਵੀ ਉਦਯੋਗਿਕ ਧੰਦੇ ਸੰਬੰਧੀ ਅਜਿਹੀ ਸਮਰੱਥਾ ਵਿਕਸਿਤ ਕਰੇ ਤਾਂ ਜੋ ਉਸ ਨੂੰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕਿਸੇ ਰੁਜ਼ਗਾਰ ਦੀ ਭਾਲ ਨਾ ਕਰਨੀ ਪਵੇ। ਖੇਤੀਬਾੜੀ ਵਿਸ਼ੇ ਅਧੀਨ ਖੇਤੀਬਾੜੀ ਸੰਬੰਧੀ ਆਮ-ਗਿਆਨ ਦੇ ਨਾਲ-ਨਾਲ ਖੇਤੀਬਾੜੀ ਅਧਾਰਿਤ ਉਦਯੋਗਿਕ-ਪੰਦਿਆਂ ਬਾਰੇ ਤਕਨੀਕੀ ਗਿਆਨ ਦੇਣ ਦੇ ਨਾਲ-ਨਾਲ ਉਸ ਨੂੰ ਸ਼ੁਰੂ ਕਰਨ ਲਈ ਸਰਕਾਰ ਅਤੇ ਹੋਰ ਅਦਾਰਿਆਂ ਵੱਲੋਂ ਵਿੱਤੀ ਸਹਾਇਤਾ ਦੇਣ ਸੰਬੰਧੀ ਪ੍ਰਾਪਤ ਸਹੂਲਤਾਂ ਬਾਰੇ ਵੀ ਦੱਸਿਆ ਗਿਆ ਹੈ। ਸਰਕਾਰ ਦੁਆਰਾ ਅਨੇਕਾਂ ਉਦਯੋਗ ਧੰਦੇ ਸ਼ੁਰੂ ਕਰਨ ਲਈ ਸਸਤੀਆਂ ਵਿਆਜ ਦਰਾਂ ਤੇ ਕਰਜ਼ਾ ਦਿੱਤਾ ਜਾਂਦਾ ਹੈ ਅਤੇ ਕਈ ਤਰ੍ਹਾਂ ਦੀਆਂ ਵਿੱਤੀ ਰਿਆਇਤਾਂ ਵੀ ਦਿੱਤੀਆਂ ਜਾਂਦੀਆਂ ਹਨ। ਇਹ ਸਹੂਲਤਾਂ ਪ੍ਰਾਪਤ ਕਰਕੇ ਨੌਜਵਾਨ ਆਪਣੀ ਰੁਚੀ ਅਨੁਸਾਰ ਕੋਈ ਵੀ ਧੰਦਾ ਸ਼ੁਰੂ ਕਰ ਸਕਦੇ ਹਨ ਅਤੇ ਸਮਾਜ ਵਿੱਚ ਬੇਰੁਜ਼ਗਾਰੀ ਖਤਮ ਕਰ ਸਕਦੇ ਹਨ।

ਸਾਡੇ ਦੇਸ਼ ਵਿੱਚ ਭੰਡਾਰਨ ਅਤੇ ਪ੍ਰੋਸੈਸਿੰਗ ਦੇ ਵਧੀਆ ਸਾਧਨਾਂ ਦੀ ਕਮੀ ਹੋਣ ਕਰਕੇ, ਕਟਾਈ ਉਪਰੰਤ ਫਸਲਾਂ ਦਾ ਬਹੁਤ ਨੁਕਸਾਨ ਹੋ ਜਾਂਦਾ ਹੈ। ਦਾਣਿਆਂ ਵਿੱਚ ਕਟਾਈ ਉਪਰੰਤ ਨੁਕਸਾਨ ਲਗਪਗ 10 ਪ੍ਰਤੀਸ਼ਤ ਹੈ ਜਦ ਕਿ ਫਲਾਂ ਸਬਜ਼ੀਆਂ ਵਿੱਚ ਇਹ ਨੁਕਸਾਨ 30-40 ਪ੍ਰਤੀਸ਼ਤ ਦੇ ਕਰੀਬ ਹੈ। ਖੇਤੀ ਆਮਦਨ ਵਧਾਉਣ ਲਈ ਕਟਾਈ ਉਪਰੰਤ ਹੋ ਰਹੇ ਨੁਕਸਾਨ ਨੂੰ ਘਟਾਉਣ ਲਈ ਖੇਤੀ ਜਿਨਸਾਂ ਦੀ ਪ੍ਰੋਸੈਸਿੰਗ ਕਰਨੀ ਚਾਹੀਦੀ ਹੈ। ਇਸ ਵੇਲੇ ਖੇਤੀ ਵਿਭੰਨਤਾ ਵੱਲ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਕਿਸਾਨ ਨਵੀਆਂ ਫਸਲਾਂ ਜਿਵੇਂ ਕਿ ਮਿਰਚਾਂ, ਹਲਦੀ ਆਦਿ ਬੀਜ ਰਹੇ ਹਨ। ਗ੍ਰਾਹਕ ਤੱਕ ਇਨ੍ਹਾਂ ਫਸਲਾਂ ਨੂੰ ਪਹੁੰਚਾਉਣ ਤੋਂ ਪਹਿਲਾਂ ਪ੍ਰੋਸੈਸਿੰਗ ਕਰਨੀ ਬਹੁਤ ਜ਼ਰੂਰੀ ਹੈ। ਰਵਾਇਤੀ ਫਸਲਾਂ ਦੇ ਨਾਲ ਇਨ੍ਹਾਂ ਫਸਲਾਂ ਦੀ ਛੋਟੇ ਜਾਂ ਕਿਸਾਨੀ ਪੱਧਰ ਤੇ ਪ੍ਰੋਸੈਸਿੰਗ ਅੱਜ ਸਮੇਂ ਦੀ ਲੋੜ ਹੈ। ਛੋਟੇ ਪੱਧਰ ਤੇ ਪ੍ਰੋਸੈਸਿੰਗ ਕਰਨ ਨਾਲ ਜਿਥੇ ਸਾਡੇ ਪੇਂਡੂ ਖੇਤਰਾਂ ਵਿੱਚ ਉੱਚੇ ਮਿਆਰ ਵਾਲੀਆਂ ਖਾਣ-ਪੀਣ ਦੀਆਂ ਚੀਜ਼ਾਂ ਮਿਲਣਗੀਆਂ ਉੱਥੇ ਰੁਜ਼ਗਾਰ ਦੇ ਮੌਕੇ ਵਧਣਗੇ ਅਤੇ ਕਿਸਾਨਾਂ ਦੀ ਆਮਦਨ ਵਧੇਗੀ। ਇਸ ਤਰ੍ਹਾਂ ਕਰਨ ਨਾਲ ਲੋਕਾਂ ਦਾ ਸ਼ਹਿਰਾਂ ਵੱਲ ਜਾਣ ਦਾ ਰੁਝਾਨ ਵੀ ਘਟੇਗਾ ਅਤੇ ਪੱਛਮੇ ਖੇਤਰਾਂ ਦੀ ਉੱਨਤੀ ਹੋਵੇਗੀ।

ਭਾਵੇਂ ਦਿਨੋਂ-ਦਿਨ ਖੇਤੀ ਯੋਗ ਜ਼ਮੀਨ ਘੱਟ ਰਹੀ ਹੈ ਪਰ ਫਿਰ ਵੀ ਨੌਜਵਾਨ ਕਈ ਤਰ੍ਹਾਂ ਦੇ ਖੇਤੀ ਆਧਾਰਿਤ ਕੰਮ ਧੰਦੇ ਸ਼ੁਰੂ ਕਰਕੇ ਆਪਣੀ ਆਮਦਨ ਬਰਕਰਾਰ ਰੱਖ ਸਕਦੇ ਹਨ ਜਿਵੇਂ ਕਿ ਮੁਰਗੀ ਪਾਲਣ, ਡੋਅਰੀ ਦਾ ਧੰਦਾ, ਸ਼ਹਿਰ ਦੀਆਂ ਮੱਖੀਆਂ ਪਾਲਣਾ, ਖੁੰਬਾਂ ਉਗਾਉਣਾ ਤੇ ਛੋਟੇ ਪੱਧਰ ਤੇ ਐਗਰੋ-ਪ੍ਰੋਸੈਸਿੰਗ ਕਰਨਾ ਆਦਿ। ਇਹ ਸਭ ਕੰਮ ਸਫਲ ਹੋ ਸਕਦੇ ਹਨ ਜੋ ਇਨ੍ਹਾਂ ਦੀ ਮਾਰਕੀਟਿੰਗ

ਕਿਸਾਨ ਆਪ ਕਰੇ। ਅਜਿਹੇ ਹੀ ਕੁਝ ਪਿੰਡ ਪੱਧਰ ਤੇ ਸ਼ੁਰੂ ਕੀਤੇ ਜਾ ਸਕਣ ਵਾਲੇ ਖੇਤੀ ਅਧਾਰਿਤ ਉਦਯੋਗਿਕ ਪੰਦਿਆਂ ਦਾ ਵੇਰਵਾ ਇਸ ਪਾਠ ਵਿਚ ਅੱਗੇ ਦਿੱਤਾ ਗਿਆ ਹੈ:

- (1) ਐਗਰੋ-ਪ੍ਰੋਸੈਸਿੰਗ ਕੰਪਲੈਕਸਜ਼ (Agro-Processing Complexes)
  - (i) ਮਿੰਨੀ ਚਾਵਲ ਮਿੱਲ (Mini Rice Sheller)
  - (ii) ਆਟਾ ਚੱਕੀ
  - (iii) ਤੇਲ ਕੱਢਣ ਵਾਲਾ ਕੋਹਲੂ (Oil Expellar)
  - (iv) ਗਰਾਈਂਡਰ
  - (v) ਪੰਜਾ
  - (vi) ਦਾਲਾਂ ਦਾ ਕਲੀਨਰ- ਗਰੇਡਰ ਅਤੇ ਮਿੰਨੀ ਦਾਲ ਮਿੱਲ
  - (vii) ਛੋਟੀ ਫੀਡ ਮਿੱਲ
- (2) ਹਲਦੀ ਪ੍ਰੋਸੈਸਿੰਗ ਪਲਾਂਟ
- (3) ਮੈਥੇ ਦਾ ਪ੍ਰੋਸੈਸਿੰਗ ਯੂਨਿਟ (Mentha Plant)
- (4) ਗੁੜ/ਸ਼ੱਕਰ ਆਦਿ ਬਣਾਉਣਾ (ਘੁਲਾੜੀ ਜਾਂ ਵੇਲਣਾ)
- (5) ਸਬਜ਼ੀਆਂ ਨੂੰ ਸੁਕਾਉਣਾ ਅਤੇ ਪੈਕ ਕਰਨਾ ਆਦਿ
- (6) ਫਲ ਸਬਜ਼ੀਆਂ ਲਈ ਡੀ-ਹਾਈਡਰੇਸ਼ਨ ਅਤੇ ਫਰੀਜ਼ਿੰਗ ਪਲਾਂਟ

### 1. ਐਗਰੋ-ਪ੍ਰੋਸੈਸਿੰਗ ਕੰਪਲੈਕਸ

ਦਾਣਿਆਂ ਦੀ ਪ੍ਰੋਸੈਸਿੰਗ ਕਰਨ ਵਾਸਤੇ, ਛੋਟੇ ਪੱਧਰ ਤੇ ਖੇਤੀ ਅਧਾਰਿਤ ਕਾਰਖਾਨੇ ਜਾਂ ਐਗਰੋ-ਪ੍ਰੋਸੈਸਿੰਗ ਕੰਪਲੈਕਸ ਪੰਜਾਬ ਵਿੱਚ ਕਾਫ਼ੀ ਸਫਲ ਹੋ ਰਹੇ ਹਨ। ਇਨ੍ਹਾਂ ਕਾਰਖਾਨਿਆਂ ਵਿੱਚ ਛੋਟੀਆਂ ਮਸ਼ੀਨਾਂ ਜਿਵੇਂ ਕਿ ਮਿੰਨੀ ਚਾਵਲ ਮਿੱਲ, ਛੋਟੀ ਆਟਾ ਚੱਕੀ, ਛੋਟੀ ਤੇਲ ਕੱਢਣ ਵਾਲੀ ਮਸ਼ੀਨ ਅਤੇ ਗਰਾਈਂਡਰ, ਦਾਲ ਮਿੱਲ, ਪੰਜਾ ਅਤੇ ਫੀਡ ਮਿੱਲ ਆਦਿ ਲਗਾਏ ਜਾ ਸਕਦੇ ਹਨ ਅਤੇ ਚਾਵਲ ਕਣਕ, ਤੇਲ ਬੀਜਾਂ, ਮਸਾਲਿਆਂ, ਦਾਲਾਂ ਅਤੇ ਕਪਾਹ ਆਦਿ ਦੀ ਪ੍ਰੋਸੈਸਿੰਗ ਕੀਤੀ ਜਾ ਸਕਦੀ ਹੈ। ਇਨ੍ਹਾਂ



ਚਿੱਤਰ 8.1 : ਦਾਲ ਪ੍ਰੋਸੈਸਿੰਗ

ਕਾਰਬਾਨਿਆਂ ਵਿੱਚ ਲੱਗੀਆਂ ਮਸ਼ੀਨਾਂ ਦਾ ਖਰਚਾ 5 ਤੋਂ 20 ਲੱਖ ਰੁਪਏ ਆ ਸਕਦਾ ਹੈ। ਕਾਰਬਾਨੇ ਲਗਾਉਣ ਵਾਲਾ ਉੱਦਮੀ 10 ਹਜ਼ਾਰ ਤੋਂ ਲੈ ਕੇ 50 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਮਾ ਸਕਦਾ ਹੈ ਅਤੇ 2-6 ਹੋਰ ਬੰਦਿਆਂ ਨੂੰ ਰੁਜ਼ਗਾਰ ਵੀ ਦੇ ਸਕਦਾ ਹੈ। ਇਸ ਤਰ੍ਹਾਂ ਦੇ ਕਾਰਬਾਨੇ ਪਿੰਡਾਂ ਵਿੱਚ ਕਮਾਈ ਦੇ ਵਧੀਆ ਸਾਧਨ ਹਨ ਅਤੇ ਮਿਆਰੀ ਖਾਣ ਵਾਲੀਆਂ ਚੀਜ਼ਾਂ ਪੇਂਡੂ ਪੱਧਰ ਤੇ ਪ੍ਰਾਪਤ ਹੋ ਸਕਦੀਆਂ ਹਨ।

**2. ਹਲਦੀ ਪ੍ਰੋਸੈਸਿੰਗ ਪਲਾਂਟ :** ਹਲਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਆਮ ਤੌਰ 'ਤੇ ਵਰਤਿਆ ਜਾਣ ਵਾਲਾ ਮਸਾਲਾ ਹੈ ਜਿਸ ਦੀ ਵਿਦੇਸ਼ੀ ਵਿੱਚ ਵੀ ਭਾਰੀ ਮੰਗ ਹੈ। ਹਲਦੀ ਦੀ ਵਰਤੋਂ ਕੜੀ, ਤਰੀ, ਕਈ ਤਰ੍ਹਾਂ ਦੀ ਸਬਜ਼ੀਆਂ ਆਦਿ ਵਿੱਚ ਸਵਾਦ, ਸੁਗੰਧ ਅਤੇ ਵਧੀਆ ਰੰਗ ਦੇਣ ਲਈ ਕੀਤੀ ਜਾਂਦੀ ਹੈ। ਸਨਅਤੀ ਮੁਲਕਾਂ ਵਿੱਚ ਹਲਦੀ ਦੀ ਵਰਤੋਂ ਵੱਡੇ ਪੱਧਰ ਤੇ ਭੋਜਨ ਅਤੇ ਚਟਣੀਆਂ ਆਦਿ ਬਣਾਉਣ ਲਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਹਲਦੀ ਦੀ ਵਰਤੋਂ ਦਵਾਈਆਂ, ਸਰੀਰਕ ਸੰਦਰਤਾ ਦੇ ਸਮਾਨ ਅਤੇ ਸੂਤੀ ਕੱਪੜਿਆਂ ਦੇ ਬਣਾਉਣ ਵਿੱਚ ਕੀਤੀ ਜਾਂਦੀ ਹੈ। ਇਸ ਫਸਲ ਨੇ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਕਿਸਾਨਾਂ ਦਾ ਧਿਆਨ ਖਿੱਚਿਆ ਹੈ। ਉਹ ਇਸਦੀ ਪੈਦਾਵਾਰ ਦੇ ਨਾਲ-ਨਾਲ ਛੋਟੇ ਪੱਧਰ ਤੇ ਪ੍ਰੋਸੈਸਿੰਗ ਦਾ ਕੰਮ ਵੀ ਕਰ ਰਹੇ ਹਨ।

ਪ੍ਰੋਸੈਸਿੰਗ ਕਰਨ ਲਈ ਸਭ ਤੋਂ ਪਹਿਲਾਂ ਤਾਜ਼ੀ ਹਲਦੀ ਦੀਆਂ ਗੰਢੀਆਂ ਨੂੰ ਧੋਇਆ ਜਾਂਦਾ ਹੈ ਤਾਂ ਕਿ ਲੱਗੀ ਹੋਈ ਮਿੱਟੀ ਆਦਿ ਨੂੰ ਦੂਰ ਕੀਤਾ ਜਾ ਸਕੇ। ਇਸ ਕੰਮ ਵਾਸਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਗਈ ਹਲਦੀ ਨੂੰ ਧੋਣ ਅਤੇ ਪਾਲਿਸ਼ ਕਰਨ ਵਾਲੀ ਮਸ਼ੀਨ ਵਰਤੀ ਜਾ ਸਕਦੀ ਹੈ। ਇਹ ਮਸ਼ੀਨ ਇੱਕ ਘੰਟੇ ਵਿੱਚ 2.5-3.0 ਕੁਇੰਟਲ ਹਲਦੀ ਧੋ ਸਕਦੀ ਹੈ। ਧੋਣ ਤੋਂ ਬਾਅਦ ਹਲਦੀ ਨੂੰ ਉਬਾਲਿਆ ਜਾਂਦਾ ਹੈ ਤਾਂ ਕਿ ਗੰਢੀਆਂ ਪੋਲੀਆਂ ਹੋ ਜਾਣ ਅਤੇ ਉਨ੍ਹਾਂ ਦਾ ਰੰਗ ਇਕਸਾਰ ਹੋ ਜਾਵੇ। ਖੁੱਲ੍ਹੇ ਭਾਂਡੇ ਵਿੱਚ 100° ਸੈਂਟੀਗਰੇਡ ਤੇ ਉਬਾਲਣ ਤੇ ਲਗਪਗ ਇੱਕ ਘੰਟਾ ਲੱਗ ਜਾਂਦਾ ਹੈ। ਜੇ ਇਸ ਨੂੰ ਵੱਡੇ ਪ੍ਰੈਸ਼ਰ ਕੁੱਕਰ ਵਿੱਚ ਉਬਾਲਿਆ ਜਾਵੇ ਤਾਂ ਇਹ ਕੰਮ 20 ਮਿੰਟ ਵਿੱਚ ਪੂਰਾ ਹੋ ਸਕਦਾ ਹੈ। ਉਬਾਲਣ ਤੋਂ ਬਾਅਦ, ਹਲਦੀ ਨੂੰ ਧੁੱਪ ਵਿੱਚ ਸੁੱਕਣ ਲਈ ਲਗਪਗ 15 ਦਿਨ ਲੱਗ ਜਾਂਦੇ ਹਨ। ਉਸ ਤੋਂ ਬਾਅਦ ਉੱਪਰਲੀ ਭੁਗੀ ਸਤਾ ਨੂੰ ਲਾਹੁਣ ਵਾਸਤੇ ਹਲਦੀ ਨੂੰ ਪਾਲਿਸ਼ ਕੀਤਾ ਜਾਂਦਾ ਹੈ। ਉਪਰ ਜ਼ਿਕਰ ਕੀਤੀ ਮਸ਼ੀਨ ਨੂੰ ਵੀ ਹਲਦੀ ਪਾਲਿਸ਼ ਕਰਨ ਲਈ ਵਰਤਿਆ ਜਾ ਸਕਦਾ ਹੈ। ਪਾਲਿਸ਼ ਕਰਨ ਤੋਂ ਬਾਅਦ ਹਲਦੀ ਨੂੰ ਗਰਾਈਂਡਰ (ਹੈਮਰ ਮਿੱਲ ਜਾਂ ਚੱਕੀ) ਵਿੱਚ ਪਾ ਕੇ ਪੀਸ ਲਿਆ ਜਾਂਦਾ ਹੈ। ਇਸ ਤਰ੍ਹਾਂ 100 ਕਿਲੋ ਤਾਜ਼ੀ ਹਲਦੀ ਵਿੱਚ ਲਗਪਗ 15-20 ਕਿਲੋ ਹਲਦੀ ਪਾਊਡਰ ਤਿਆਰ ਕੀਤਾ ਜਾ ਸਕਦਾ ਹੈ।

**3. ਮੈਂਬੇ ਦਾ ਪ੍ਰੋਸੈਸਿੰਗ ਯੂਨਿਟ (Mentha Plant) :** ਕਿਸਾਨ ਮੈਂਬੇ ਵਿੱਚੋਂ ਤੇਲ ਕੱਢਣ ਵਾਸਤੇ ਮੈਂਬਾ ਪ੍ਰੋਸੈਸਿੰਗ ਪਲਾਂਟ ਲਗਾ ਸਕਦੇ ਹਨ। ਸਭ ਤੋਂ ਪਹਿਲਾਂ ਮੈਂਬੇ ਦੀ ਫਸਲ ਨੂੰ ਖੁੱਲ੍ਹੇ ਵਿੱਚ ਸੁਕਾਇਆ ਜਾਂਦਾ ਹੈ ਤਾਂ ਕਿ ਨਮੀ ਦੀ ਮਾਤਰਾ ਥੋੜੀ ਘੱਟ ਜਾਵੇ, ਇਸ ਤੋਂ ਬਾਅਦ ਪੱਤੀਆਂ ਨੂੰ ਹਵਾ ਬੰਦ ਟੈਂਕਾਂ 'ਚ ਪਾਇਆ ਜਾਂਦਾ ਹੈ ਜਿਥੋਂ ਦਬਾਅ ਰਾਹੀਂ ਭਾਫ਼ ਅੰਦਰ ਭੇਜੀ ਜਾਂਦੀ ਹੈ। ਇਸਤੋਂ ਬਾਅਦ ਤੇਲ ਅਤੇ ਭਾਫ਼ ਦੇ ਕਣਾਂ ਨੂੰ ਇਕ ਦਮ ਠੰਢਾ ਕੀਤਾ ਜਾਂਦਾ ਹੈ, ਪਾਣੀ ਅਤੇ ਤੇਲ ਦੇ ਮਿਸ਼ਰਣ ਨੂੰ ਇੱਕ ਟੈਂਕ ਵਿੱਚ ਇਕੱਠਾ ਕੀਤਾ ਜਾਂਦਾ ਹੈ ਜਿਸ ਨੂੰ ਸੈਪਰੇਟਰ ਆਖਦੇ ਹਨ। ਤੇਲ ਹਲਕਾ ਹੋਣ ਕਰਕੇ ਉੱਪਰ ਤੈਰਦਾ ਹੈ,

ਇਸ ਨੂੰ ਉਪਰੋਂ ਨਿਤਾਰ ਲਿਆ ਜਾਂਦਾ ਹੈ ਅਤੇ ਪਲਾਸਟਿਕ ਦੇ ਬਰਤਨਾਂ ਵਿੱਚ ਸਟੋਰ ਕੀਤਾ ਜਾਂਦਾ ਹੈ। ਤੇਲ ਕੱਢਣ ਤੋਂ ਬਾਅਦ ਬਰੇ ਮੈਥੇ ਦੇ ਪੱਤੇ ਸੁਕਾ ਕੇ ਬਾਲਣ ਲਈ ਵਰਤੇ ਜਾਂਦੇ ਹਨ। ਪਲਾਂਟ ਵਿੱਚ ਇਥੇ ਕਿਸਾਨ ਆਪਣੀ ਫਸਲ ਤੋਂ ਇਲਾਵਾ ਦੂਜੇ ਕਿਸਾਨਾਂ ਦੀ ਫਸਲ ਦੀ ਪ੍ਰੋਸੈਸਿੰਗ ਵੀ ਕਰ ਸਕਦੇ ਹਨ ਅਤੇ ਆਪਣੀ ਆਮਦਨ ਵਿੱਚ ਵਧਾ ਸਕਦੇ ਹਨ। ਮੈਥੇ ਦੇ ਤੇਲ ਨੂੰ ਦਵਾਈਆਂ, ਇਤਰ, ਸ਼ਿੰਗਾਰ ਦਾ ਸਮਾਨ ਆਦਿ ਬਣਾਉਣ ਵਿੱਚ ਵਰਤਿਆ ਜਾਂਦਾ ਹੈ। ਪੰਜਾਬ ਦੇ ਮੈਥਾ ਪੈਦਾ ਕਰਨ ਵਾਲੇ ਇਲਾਕਿਆਂ ਦੇ ਨੇੜੇ ਪੇਂਡੂ ਖੇਤਰਾਂ ਵਿੱਚ ਇਸ ਤਰ੍ਹਾਂ ਦੇ ਕਾਰਖਾਨੇ ਦੇਖੋ ਜਾ ਸਕਦੇ ਹਨ।

**4. ਗੁੜ/ਸ਼ੱਕਰ ਆਦਿ ਬਣਾਉਣਾ (ਘੁਲਾੜੀ/ਵੇਲਣਾ) :** ਵੱਡੀਆਂ ਖੰਡ ਮਿੱਲਾਂ ਲੱਗਣ ਦੇ ਬਾਵਜੂਦ ਅਜੇ ਵੀ ਗੰਨੇ ਦਾ ਕਾਫੀ ਹਿੱਸਾ ਗੁੜ/ਸ਼ੱਕਰ ਆਦਿ ਬਣਾਉਣ ਲਈ ਵਰਤਿਆ ਜਾਂਦਾ ਹੈ। ਗੰਨੇ ਦੀ ਪ੍ਰੋਸੈਸਿੰਗ ਵੀ ਪਿੰਡ ਪੱਧਰ ਤੇ ਕੀਤੀ ਜਾ ਸਕਦੀ ਹੈ। ਇਸ ਕੰਮ ਲਈ ਕਿਸਾਨ ਖੇਤ ਵਿੱਚ ਹੀ ਘੁਲਾੜੀ ਜਾਂ ਵੇਲਣਾ ਲਗਾ ਕੇ ਗੰਨਾ ਪੀੜ੍ਹੀ ਸਕਦੇ ਹਨ ਅਤੇ ਰਸ ਵਿੱਚੋਂ ਪਾਣੀ ਕਾੜ੍ਹ ਕੇ ਗੁੜ, ਸ਼ੱਕਰ ਆਦਿ ਬਣਾ ਸਕਦੇ ਹਨ। ਇੱਕ ਕ੍ਰਿਏਟਲ ਗੰਨੇ ਵਿੱਚੋਂ ਲਗਪਗ 10-12 ਕਿਲੋ ਗੁੜ ਤਿਆਰ ਹੋ ਜਾਂਦਾ ਹੈ।

**5. ਸਬਜ਼ੀਆਂ ਨੂੰ ਸੁਕਾ ਕੇ ਪੈਕ ਕਰਨਾ :** ਕੁਝ ਹੋਰ ਖੇਤੀ ਵਸਤਾਂ ਜਿਵੇਂ ਕਿ ਮੇਥੀ, ਮੇਥੇ, ਧਨੀਆਂ, ਮਿਰਚਾਂ, ਲਸਣ ਅਤੇ ਹੋਰ ਅਨੇਕ ਦਵਾਈਆਂ ਵਜੋਂ ਵਰਤੇ ਜਾਣ ਵਾਲੇ ਬੂਟੇ, ਜਿਨ੍ਹਾਂ ਨੂੰ ਧੁੱਪ ਵਿੱਚ ਸੁਕਾ ਕੇ ਤੇ ਪਾਊਡਰ ਬਣਾ ਕੇ ਚੰਗੀ ਤਰ੍ਹਾਂ ਪੈਕਟ ਬਣਾ ਕੇ ਵੇਚਿਆ ਜਾ ਸਕਦਾ ਹੈ। ਇਨ੍ਹਾਂ ਨੂੰ ਸੁਕਾਉਣ ਲਈ ਸੂਰਜੀ ਡਰਾਇਰ (Solar Dryer) ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। ਕੁਝ ਅਗਾਂਹ ਵਧੂ ਕਿਸਾਨਾਂ ਜਾਂ ਕਿਸਾਨ ਸੰਸਥਾਵਾਂ ਇਹ ਕੰਮ ਕਾਮਯਾਬੀ ਨਾਲ ਚਲਾ ਰਹੇ ਹਨ।



ਚਿੱਤਰ 8.2 : ਸਬਜ਼ੀਆਂ ਸੁਕਾਉਣ ਦੀ ਵਿਧੀ

**6. ਫਲ/ਸਬਜ਼ੀਆਂ ਲਈ ਡੀਹਾਈਡਰੇਸ਼ਨ ਅਤੇ ਡਰੀਜ਼ਿੰਗ ਪਲਾਂਟ :** ਫਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ, ਡੀਹਾਈਡਰੇਸ਼ਨ ਪਲਾਂਟ ਅਤੇ ਡਰੀਜ਼ਿੰਗ ਪਲਾਂਟ ਆਦਿ ਲਗਾਏ ਜਾ ਸਕਦੇ ਹਨ। ਪਰ ਇਨ੍ਹਾਂ ਇਕਾਈਆਂ ਨੂੰ ਲਗਾਉਣ ਵਾਸਤੇ ਭਾਰੀ ਸਰਮਾਏ (ਲਗਪਗ 30 ਲੱਖ ਰੁਪਏ ਜਾਂ ਜ਼ਿਆਦਾ) ਦੀ ਲੋੜ ਪੈਂਦੀ ਹੈ। ਇਨ੍ਹਾਂ ਵਿੱਚ ਕਈ ਤਰ੍ਹਾਂ ਦੀਆਂ ਮਸ਼ੀਨਾਂ ਜਿਵੇਂ ਕਿ ਬਲਾਂਚਰ, ਫਲ/ਸਬਜ਼ੀਆਂ ਧੋਣ ਵਾਲੀ ਮਸ਼ੀਨ, ਡੀਹਾਈਡ੍ਰੇਟਰ, ਸਲਾਈਸਰ, ਪ੍ਰੀ-ਕੂਲਰ ਅਤੇ ਡਰੀਜ਼ਿੰਗ ਯੂਨਿਟ ਆਦਿ ਹੁੰਦੀਆਂ ਹਨ। ਇੰਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਤਕਨੀਕੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਇਸ ਲਈ ਇਹ ਬੇਹਤਰ ਹੋਵੇਗਾ ਜੇ ਇਹ ਕਾਰਖਾਨੇ ਕਿਸਾਨੀ ਪੱਧਰ ਤੇ ਨਾ ਲੱਗ ਕੇ, ਸਹਿਕਾਰੀ ਪੱਧਰ ਤੇ ਜਾਂ ਕਿਸਾਨਾਂ ਦੇ ਗਰੁੱਪ ਵੱਲੋਂ ਲਗਾਏ ਜਾਣ। ਇਕ ਪਲਾਂਟ ਕਈ ਪਿੰਡਾਂ ਦੀ ਲੋੜ ਪੂਰੀ ਕਰ ਸਕਦਾ ਹੈ। ਇਥੇ ਕਿਸਾਨ ਆਪਣੀ ਪੈਦਾਵਾਰ ਲਿਆ ਕੇ, ਉਸ ਨੂੰ ਪ੍ਰੋਸੈਸ ਕਰਵਾ ਕੇ ਮੰਡੀਕਰਨ ਲਈ ਲਿਜਾ ਸਕਦੇ ਹਨ। ਜਦੋਂ ਕਿਸਾਨ ਨੂੰ ਇਹ ਵਿਸ਼ਵਾਸ ਹੋ ਜਾਵੇ ਕਿ ਪ੍ਰੋਸੈਸਿੰਗ ਕਰਨ ਨਾਲ ਉਸਨੂੰ ਚੰਗਾ ਮੁਨਾਫਾ ਹੋ ਰਿਹਾ ਹੈ, ਤਾਂ ਉਹ ਆਪਣੇ ਪੱਧਰ ਤੇ ਵੀ ਪਲਾਂਟ ਲਗਾਉਣ ਵਾਰੇ ਸੋਚ ਸਕਦਾ ਹੈ। ਕੁਝ ਖਾਸ ਫਸਲਾਂ ਜਿਵੇਂ ਕਿ ਹਲਦੀ, ਮਿਰਚਾਂ ਆਦਿ ਦੀ ਪ੍ਰੋਸੈਸਿੰਗ ਆਪਣੇ ਪੱਧਰ ਤੇ ਵੀ ਕਰ ਸਕਦਾ ਹੈ। ਪ੍ਰੋਸੈਸਿੰਗ ਦੌਰਾਨ ਹੋਣ

ਵਾਲੇ ਕੁੱਝ ਕੰਮ ਹੱਥੀਂ ਅਤੇ ਕੁੱਝ ਕੰਮ ਮਸ਼ੀਨਾਂ ਨਾਲ ਕਰਵਾਏ ਜਾ ਸਕਦੇ ਹਨ। ਇਸ ਤਰ੍ਹਾਂ ਕਰਨ ਨਾਲ ਸ਼ੁਰੂਆਤੀ ਖਰਚੇ ਘੱਟ ਸਕਦੇ ਹਨ।

ਇਹ ਸਭ ਕੰਮ ਅਲੱਗ ਤੌਰ ਤੇ ਜਾਂ ਖੇਤੀਬਾੜੀ ਦੇ ਧੰਦੇ ਦੇ ਨਾਲ-ਨਾਲ ਵੀ ਸ਼ੁਰੂ ਕੀਤੇ ਜਾ ਸਕਦੇ ਹਨ। ਕੋਈ ਵੀ ਕੰਮ ਸ਼ੁਰੂ ਕਰਨ ਤੋਂ ਪਹਿਲਾਂ ਇਕ ਮੁੱਢਲੀ ਸਿਖਲਾਈ ਦੀ ਜ਼ਰੂਰਤ ਹੁੰਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਇਸ ਤਰ੍ਹਾਂ ਦੀ ਸਿਖਲਾਈ ਦੇਣ ਲਈ ਇੱਕ ਮੱਹਤਵਪੂਰਨ ਸੰਸਥਾ ਹੈ। ਇਸ ਯੂਨੀਵਰਸਿਟੀ ਵਿਚ ਸਾਲ ਦੇ ਵੱਖ-ਵੱਖ ਸਮਿਆਂ ਤੇ ਲੱਗਣ ਵਾਲੇ ਸਿਖਲਾਈ ਕੋਰਸਾਂ ਦੀ ਪੂਰੀ ਸੂਚੀ ਲਈ ਜਾ ਸਕਦੀ ਹੈ ਜੋ ਹਰ ਮਹੀਨੇ ਮਾਸਿਕ ਪੱਤਰ “ਚੰਗੀ ਖੇਤੀ” ਅਤੇ “ਪ੍ਰੋਗਰੈਸਿਵ ਫਾਰਮਿੰਗ” ਵਿਚ ਪ੍ਰਕਾਸ਼ਿਤ ਕੀਤੀ ਜਾਂਦੀ ਹੈ। ਵੱਖ ਵੱਖ ਜ਼ਿਲ੍ਹਾਂ ਵਿੱਚ ਖੇਤੀਬਾੜੀ ਯੂਨੀਵਰਸਿਟੀ ਦੇ 22 ਕ੍ਰਿਸੀ ਵਿਗਿਆਨ ਕੇਂਦਰਾਂ ਵਿੱਚ ਵੀ ਕੁਝ ਕੁ ਖੇਤੀ ਆਧਾਰਿਤ ਧੰਦਿਆਂ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ।

ਖੇਤੀ ਆਧਾਰਿਤ ਛੋਟੇ ਪੈਮਾਨੇ ਦੇ ਕਾਰਖਾਨੇ ਲਗਾ ਕੇ ਪਿੰਡਾਂ ਵਿੱਚੋਂ ਬੇਰੁਜ਼ਗਾਰੀ ਨੂੰ ਬਹੁਤ ਹੱਦ ਤੱਕ ਦੂਰ ਕੀਤਾ ਜਾ ਸਕਦਾ ਹੈ। ਖੇਤੀ ਜਿਨਸਾਂ ਦੀ ਪ੍ਰੋਸੈਸਿੰਗ ਕਰਕੇ ਜ਼ਿਆਦਾ ਕੀਮਤ ਪਾਈ ਜਾ ਸਕਦੀ ਹੈ। ਪਿੰਡਾਂ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਕੰਮ ਵਾਸਤੇ ਅੱਗੇ ਆਉਣਾ ਚਾਹੀਦਾ ਹੈ ਅਤੇ ਅਜਿਹੇ ਮੌਕਿਆਂ ਦਾ ਲਾਹਾ ਲੈਣਾ ਚਾਹੀਦਾ ਹੈ।

## ਅਭਿਆਸ

### (ੳ) ਇੱਕ ਦੋ ਸ਼ਬਦਾਂ ਵਿੱਚ ਉੱਤਰ ਦਿਓ।

1. ਘਰੇਲੂ ਪੱਧਰ ਤੇ ਕਿਹੜੀਆਂ ਫਸਲਾਂ ਦਾ ਸੁਕਾ ਕੇ ਪਾਉਡਰ ਬਣਾਇਆ ਜਾ ਸਕਦਾ ਹੈ?
2. ਖੇਤੀ ਆਧਾਰਿਤ ਕੰਮਾਂ ਲਈ ਕਿੱਥੇ ਸਿਖਲਾਈ ਲਈ ਜਾ ਸਕਦੀ ਹੈ?
3. ਐਗਾਰੋ-ਪ੍ਰੋਸੈਸਿੰਗ ਕੰਪਲੈਕਸ ਵਿੱਚ ਲੱਗਣ ਵਾਲੀਆਂ ਕੋਈ ਦੋ ਮਸ਼ੀਨਾਂ ਦੇ ਨਾਮ ਦੱਸੋ।
4. ਮੈਥੇ ਦਾ ਤੇਲ ਕਿਹੜੀਆਂ ਚੀਜ਼ਾਂ ਵਿੱਚ ਵਰਤਿਆ ਜਾਂਦਾ ਹੈ?
5. ਇੱਕ ਕੁਇੰਟਲ ਗੰਨਾ ਪੀੜ ਕੇ ਕਿੰਨ ਗੁੜ ਤਿਆਰ ਕੀਤਾ ਜਾ ਸਕਦਾ ਹੈ?
6. ਦਾਣਿਆਂ ਵਿੱਚ ਕਟਾਈ ਉਪਰੰਤ ਕਿੰਨਾਂ ਨੁਕਸਾਨ ਹੁੰਦਾ ਹੈ?
7. ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਕੀ ਕਰਨਾ ਚਾਹੀਦਾ ਹੈ?
8. ਕੋਈ ਵੀ ਧੰਦਾ ਸ਼ੁਰੂ ਕਰਨ ਤੋਂ ਪਹਿਲਾਂ ਕਿਸ ਚੀਜ਼ ਦੀ ਜ਼ਰੂਰਤ ਹੁੰਦੀ ਹੈ?
9. ਪ੍ਰੋਸੈਸਿੰਗ ਦੌਰਾਨ 100 ਕਿੱਲੇ ਕੱਚੀ ਹਲਦੀ ਤੋਂ ਕਿੰਨਾ ਪਾਉਡਰ ਤਿਆਰ ਕੀਤਾ ਜਾ ਸਕਦਾ ਹੈ?
10. ਮੈਂਬਾ ਪ੍ਰੋਸੈਸਿੰਗ ਦੌਰਾਨ ਤੇਲ ਅਤੇ ਪਾਣੀ ਨੂੰ ਕਿਵੇਂ ਅਲੱਗ ਕੀਤਾ ਜਾਂਦਾ ਹੈ?

### (ਅ) ਇੱਕ ਦੋ ਵਾਕਾਂ ਵਿੱਚ ਉੱਤਰ ਦਿਓ।

1. ਸਹਿਕਾਰੀ ਪੱਧਰ ਤੇ ਕਿਸ ਤਰ੍ਹਾਂ ਦੇ ਖੇਤੀ ਆਧਾਰਿਤ ਕਾਰਖਾਨੇ ਲਗਾਏ ਜਾ ਸਕਦੇ ਹਨ?

2. ਕਿਹੜੇ ਮੁੱਖ ਸਾਧਨਾਂ ਦੀ ਕਸੀ ਕਰਕੇ ਸਾਡੇ ਦੇਸ਼ ਵਿੱਚ ਅਨਾਜ ਦਾ ਨੁਕਸਾਨ ਹੋ ਰਿਹਾ ਹੈ?
3. ਅਨਾਜ ਦੇ ਹੋ ਰਹੇ ਨੁਕਸਾਨ ਨੂੰ ਰੋਕਣ ਲਈ ਕੀ ਕਰਨਾ ਚਾਹੀਦਾ ਹੈ?
4. ਖੇਤੀ ਅਧਾਰਿਤ ਧੰਦੇ ਕਿਸ ਤਰ੍ਹਾਂ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਹਾਈ ਹੋ ਸਕਦੇ ਹਨ?
5. ਮੈਂਬੇ ਦੀ ਪ੍ਰੋਸੈਸਿੰਗ ਕਿਵੇਂ ਕੀਤੀ ਜਾਂਦੀ ਹੈ?
6. ਹਲਦੀ ਦੀ ਪ੍ਰੋਸੈਸਿੰਗ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਕੀਤੀ ਮਸ਼ੀਨ ਬਾਰੇ ਦੱਸੋ।
7. ਗੁੜ ਦੀ ਪ੍ਰੋਸੈਸਿੰਗ ਵਿੱਚ ਮੁੱਢਲੇ ਤਕਨੀਕੀ ਕੰਮ ਕਿਹੜੇ ਹੁੰਦੇ ਹਨ?
8. ਐਗਰੋ-ਪ੍ਰੋਸੈਸਿੰਗ ਕੰਪਲੈਕਸ ਵਿੱਚ ਲਗਾਈਆਂ ਜਾਣ ਵਾਲੀਆਂ ਕਿਸੇ ਤਿੰਨ ਮਸ਼ੀਨਾਂ ਦੇ ਨਾਮ ਅਤੇ ਉਨ੍ਹਾਂ ਦੇ ਕੰਮ ਬਾਰੇ ਦੱਸੋ।
9. ਫਲ੍/ਸਬਜ਼ੀਆਂ ਲਈ ਡਰੀਜ਼ਿੰਗ ਪਲਾਂਟ ਕਿਸਾਨੀ ਪੱਧਰ ਤੇ ਕਿਉਂ ਨਹੀਂ ਲਗਾਏ ਜਾ ਸਕਦੇ?
10. ਕਿਹੜੇ ਖੇਤੀ ਪਦਾਰਥਾਂ ਨੂੰ ਘਰੇਲੂ ਪੱਧਰ ਤੇ ਸੁਕਾ ਕੇ ਰੋਜ਼ਾਨਾ ਘਰ ਵਿੱਚ ਵਰਤਿਆ ਜਾ ਸਕਦਾ ਹੈ?

**(੯) ਪੰਜ ਛੇ ਵਾਕਾਂ ਵਿੱਚ ਉੱਤਰ ਦਿਓ।**

1. ਪਿੰਡਾਂ ਵਿੱਚ ਖੇਤੀ ਅਧਾਰਿਤ ਧੰਦੇ ਸ਼ੁਰੂ ਕਰਨ ਨਾਲ ਕੀ ਝਾਇਦਾ ਹੋਵੇਗਾ?
2. ਇਕ ਛੋਟੇ ਖੇਤੀ ਅਧਾਰਿਤ ਕਾਰਖਾਨੇ ਵਿੱਚ ਕਿਸ ਤਰ੍ਹਾਂ ਦੀਆਂ ਮਸ਼ੀਨਾਂ ਲਗਾਈਆਂ ਜਾ ਸਕਦੀਆਂ ਹਨ ਅਤੇ ਇਹ ਮਸ਼ੀਨਾਂ ਕਿਹੜੀਆਂ ਜਿਨਸਾਂ ਦੀ ਪ੍ਰੋਸੈਸਿੰਗ ਕਰਨਗੀਆਂ?
3. ਪਿੰਡਾਂ ਤੋਂ ਸ਼ਹਿਰਾਂ ਵੱਲ ਲੋਕਾਂ ਦਾ ਰੁਝਾਨ ਰੁਕਵਾਉਣ ਲਈ ਕੀ ਕਦਮ ਚੁੱਕੇ ਜਾਣੇ ਚਾਹੀਦੇ ਹਨ?
4. ਜ਼ਿਆਦਾ ਸਰਮਾਏ ਨਾਲ ਲੱਗਣ ਵਾਲੇ ਖੇਤੀ ਅਧਾਰਿਤ ਕੰਮ ਸ਼ੁਰੂ ਕਰਨ ਲਈ ਕੀ ਨੀਤੀ ਹੋਣੀ ਚਾਹੀਦੀ ਹੈ ?
5. ਹਲਦੀ ਦੀ ਪ੍ਰੋਸੈਸਿੰਗ ਬਾਰੇ ਤੁਸੀਂ ਕੀ ਜਾਣਦੇ ਹੋ?

★ ★ ★ ★ ★

## ਪਾਠ-9

### ਤਸਦੀਕਸ਼ਦਾ ਬੀਜ ਉਤਪਾਦਨ

ਕਿਸੇ ਵੀ ਫਸਲ ਤੋਂ ਵਧੇਰੇ ਝਾੜ ਲੈਣ ਲਈ ਵਧੀਆ ਕੁਆਲਟੀ ਦਾ ਬੀਜ ਇੱਕ ਮੁੱਢਲੀ ਜ਼ਰੂਰਤ ਹੈ। ਚੰਗੇ ਬੀਜਾਂ ਦਾ ਅਹਿਸਾਸ ਕਿਸਾਨਾਂ ਨੂੰ 50 ਸਾਲ ਪਹਿਲਾਂ ਉਸ ਵੇਲੇ ਹੋਇਆ ਸੀ ਜਦ ਉਹਨਾਂ ਨੇ ਮੈਕਸੀਕਨ ਕਣਕ ਦੀਆਂ ਮੱਧਰੇ ਕੱਦ ਵਾਲੀਆਂ ਕਿਸਮਾਂ “ਲਰਮਾ ਰੋਹੋ” ਅਤੇ “ਸੋਨਾਰਾ-64” ਦੀ ਪਹਿਲੀ ਵਾਰ ਕਾਸ਼ਤ 1965-66 ਵਿੱਚ ਕੀਤੀ ਸੀ। ਇਹਨਾਂ ਬੀਜਾਂ ਨੇ ਇਕਦਮ ਫਸਲ ਦਾ ਝਾੜ ਦੁੱਗਣਾ ਕਰ ਦਿੱਤਾ ਸੀ। ਇਹਨਾਂ ਬੀਜਾਂ ਦੀ ਬਦੌਲਤ ਹਰੀ ਕ੍ਰਾਂਤੀ ਦਾ ਮੁੱਢ ਬੱਝਾ ਅਤੇ ਇਨ੍ਹਾਂ ਬੀਜਾਂ ਨੇ ਪੰਜਾਬੀ ਕਿਸਾਨਾਂ ਦੀ ਸੋਚ ਬਦਲ ਕੇ ਰੱਖ ਦਿੱਤੀ। ਉਸ ਸਮੇਂ ਤੋਂ ਹੀ ਕਿਸਾਨ ਭਾਵੇਂ ਮਹਿੰਗੇ ਤੋਂ ਮਹਿੰਗੇ ਬੀਜ ਖੁਗੀਦਣ ਲਈ ਹਮੇਸ਼ਾ ਉਤਾਰਵਾਲਾ ਰਹਿੰਦਾ ਹੈ ਪਰ ਬਹੁਤ ਸਾਰੇ ਕਿਸਾਨਾਂ ਦਾ ਬੀਜਾਂ ਦੀ ਕੁਆਲਟੀ ਬਾਰੇ ਗਿਆਨ ਅਜੇ ਵੀ ਅਧੂਰਾ ਹੈ। ਅਜੇ ਵੀ ਉਹ ਬੀਜਾਂ ਦੀ ਕੁਆਲਟੀ ਦੀ ਪਰਖ ਬੀਜਾਂ ਨੂੰ ਹਥੇਲੀ ਉੱਪਰ ਰੱਖ ਕੇ ਦੇਖਕੇ ਹੀ ਕਰਦਾ ਹੈ ਅਤੇ ਬੀਜਾਂ ਦੇ ਜਿਣਸੀ ਜੱਦੀ-ਪੁਸ਼ਤੀ ਗੁਣਾਂ ਬਾਰੇ ਉਸ ਨੂੰ ਬਹੁਤ ਹੀ ਘੱਟ ਗਿਆਨ ਹੈ। ਬੀਜਾਂ ਦੀ ਕੁਆਲਟੀ ਕਈ ਗੁਣਾਂ ਤੇ ਨਿਰਭਰ ਕਰਦੀ ਹੈ ਜਿਹਨਾਂ ਨੂੰ ਹੇਠ ਲਿਖੇ ਦੋ ਗਰੂਪਾਂ ਵਿੱਚ ਵੰਡਿਆ ਜਾ ਸਕਦਾ ਹੈ : -

**ਬੀਜਾਂ ਦੇ ਬਾਹਰੀ ਦਿੱਖ ਵਾਲੇ ਗੁਣ :** ਬੀਜ ਦਾ ਰੰਗ ਰੂਪ, ਅਕਾਰ, ਵਜ਼ਨ, ਟੁੱਟ-ਭੱਜ ਰਹਿਤ ਬੀਜ, ਕੂੜਾ-ਕਰਕਟ ਰਹਿਤ, ਨਦੀਨ ਰਹਿਤ ਅਤੇ ਹੋਰ ਫਸਲਾਂ ਦੇ ਬੀਜਾਂ ਦੇ ਰਲੇਵੇਂ ਤੋਂ ਰਹਿਤ ਬੀਜਾਂ ਨੂੰ ਚੰਗੀ ਕੁਆਲਟੀ ਦੇ ਸ਼ੁੱਧ ਬੀਜ ਮੰਨਿਆ ਜਾਂਦਾ ਹੈ। ਇਹ ਸਾਰੇ ਮਿਆਰ ਬਾਹਰੀ ਦਿੱਖ ਵਾਲੇ ਗੁਣਾਂ ਨਾਲ ਸੰਬੰਧਤ ਹਨ। ਬੀਜਾਂ ਦੀ ਉੱਗਣ ਸ਼ਕਤੀ ਅਜਿਹੇ ਗੁਣਾਂ ਤੇ ਨਿਰਭਰ ਕਰਦੀ ਹੈ। ਜੇਕਰ ਬੀਜ ਵਿੱਚ ਟੁੱਟੇ ਹੋਏ ਬੀਜ ਹਨ ਜਾਂ ਨਦੀਨਾਂ ਦੇ ਬੀਜ ਹਨ ਜਾਂ ਕੂੜਾ-ਕਰਕਟ ਰਲੇ ਹੋਏ ਹਨ ਤਾਂ ਅਜਿਹੇ ਬੀਜਾਂ ਤੋਂ ਫਸਲ ਦਾ ਪੂਰਾ ਜੰਮ ਨਹੀਂ ਲਿਆ ਜਾ ਸਕਦਾ ਜਿਸ ਕਾਰਨ ਫਸਲ ਦਾ ਝਾੜ ਘੱਟਣ ਦਾ ਖਤਰਾ ਰਹਿੰਦਾ ਹੈ।

**ਫਸਲਾਂ ਦੇ ਜੱਦੀ ਪੁਸ਼ਤੀ ਗੁਣ (Hereditary traits) :** ਬੀਜ ਨੂੰ ਬਾਹਰੋਂ ਦੇਖ ਕੇ ਅਸੀਂ ਜੱਦੀ-ਪੁਸ਼ਤੀ ਗੁਣਾਂ ਦਾ ਅਨੁਮਾਨ ਨਹੀਂ ਲਾ ਸਕਦੇ। ਇਹ ਅਜਿਹੇ ਗੁਣ ਹਨ ਜੋ ਬੀਜ ਰਾਹੀਂ ਇੱਕ ਫਸਲ ਤੋਂ ਅਗਲੀ ਫਸਲ ਵਿੱਚ ਪ੍ਰਵੇਸ਼ ਕਰਦੇ ਹਨ। ਇਸੇ ਕਰਕੇ ਇਹਨਾਂ ਨੂੰ ਨਸਲੀ ਗੁਣ ਵੀ ਕਿਹਾ ਜਾ ਸਕਦਾ ਹੈ ਜਿਨ੍ਹਾਂ ਉੱਪਰ ਫਸਲ ਦਾ ਝਾੜ ਨਿਰਭਰ ਕਰਦਾ ਹੈ। ਮਿਸਾਲ ਦੇ ਤੌਰ ਤੇ ਕਣਕ ਦੀ ਫਸਲ ਦੇ ਝਾੜ ਉੱਪਰ ਅਸਰ ਪਾਉਣ ਵਾਲੇ ਮਹੱਤਵਪੂਰਨ ਜੱਦੀ-ਪੁਸ਼ਤੀ ਗੁਣ ਇਹ ਹਨ : ਪ੍ਰਤੀ ਪੌਦਾ ਸ਼ਾਬਾ ਦੀ ਗਿਣਤੀ, ਸਿੱਟੇ ਦੀ ਲੰਬਾਈ, ਪ੍ਰਤੀ ਸਿੱਟਾ ਦਾਣਿਆਂ ਦੀ ਗਿਣਤੀ, ਦਾਣਿਆਂ ਦਾ ਵਜ਼ਨ, ਬਿਮਾਰੀਆਂ ਦਾ ਟਾਕਰਾ ਕਰਨ ਦੀ ਸਮਰੱਥਾ ਅਤੇ ਫਸਲ ਪੱਕਣ ਲਈ ਸਮਾਂ ਆਦਿ। ਕਣਕ ਦੀਆਂ ਕੁਝ ਨਵੀਆਂ ਕਿਸਮਾਂ ਆਈਆਂ ਹਨ ਜਿਵੇਂ ਕਿ ਪੀ. ਬੀ. ਡਬਲਯੂ. 677, ਐਚ. ਡੀ. 3086, ਡਬਲਯੂ. ਐਚ. 1105, ਪੀ.

ਬੀ. ਡਬਲਯੂ. 621 ਆਦਿ। ਇਹਨਾਂ ਕਿਸਮਾਂ ਨੂੰ ਬਿਮਾਰੀਆਂ ਘੱਟ ਲੱਗਦੀਆਂ ਹਨ ਅਤੇ ਝਾੜ ਜ਼ਿਆਦਾ ਨਿਕਲਦਾ ਹੈ ਜੋ ਕਿ ਚੰਗੇ ਜੱਦੀ-ਪੁਸ਼ਤੀ ਗੁਣਾਂ ਦੀ ਬਦੌਲਤ ਹੈ। ਵੱਖ-ਵੱਖ ਫਸਲਾਂ ਦੇ ਜੱਦੀ-ਪੁਸ਼ਤੀ ਗੁਣ ਵੱਖ-ਵੱਖ ਹੁੰਦੇ ਹਨ। ਨਗਮੇ-ਕਪਾਹ ਦੇ ਅਜਿਹੇ ਗੁਣ ਇਸ ਪ੍ਰਕਾਰ ਹਨ: ਪ੍ਰਤੀ ਪੌਦਾ ਟੀਂਡਿਆਂ ਦੀ ਗਿਣਤੀ, ਟੀਂਡਿਆਂ ਦਾ ਅੰਸਤ ਵਜ਼ਨ, ਫਲਦਾਰ ਟਾਹਣੀਆਂ ਦੀ ਗਿਣਤੀ ਆਦਿ। ਮੱਕੀ ਦੀ ਫਸਲ ਦੇ ਅਜਿਹੇ ਮਹੱਤਵਪੂਰਨ ਗੁਣ ਇਸ ਪ੍ਰਕਾਰ ਹਨ: ਛੱਲੀ ਦੀ ਲੰਬਾਈ ਅਤੇ ਮੋਟਾਈ, ਪ੍ਰਤੀ ਛੱਲੀ ਦਾਣਿਆਂ ਦੀ ਅੰਸਤ ਗਿਣਤੀ, 1000 ਦਾਣਿਆਂ ਦਾ ਅੰਸਤ ਵਜ਼ਨ, ਪੱਕਣ ਲਈ ਸਮਾਂ ਅਤੇ ਬਿਮਾਰੀਆਂ ਦਾ ਟਾਕਰਾ ਕਰਨ ਦੀ ਸਮਰੱਥਾ ਆਦਿ। ਕਿਸੇ ਫਸਲ ਦੀਆਂ ਅਲੱਗ-ਅਲੱਗ ਕਿਸਮਾਂ ਵਿੱਚ ਜੋ ਅੰਤਰ ਦਿਖਾਈ ਦਿੰਦਾ ਹੈ ਉਹ ਅਜਿਹੇ ਗੁਣਾਂ ਕਰਕੇ ਹੀ ਹੁੰਦਾ ਹੈ। ਸਾਰਾਂਸ਼ ਵਿੱਚ ਕਿਹਾ ਜਾ ਸਕਦਾ ਹੈ ਕਿ ਫਸਲ ਦਾ ਝਾੜ ਜੱਦੀ-ਪੁਸ਼ਤੀ ਗੁਣਾਂ ਉੱਪਰ ਨਿਰਭਰ ਕਰਦਾ ਹੈ। ਵੱਖ-ਵੱਖ ਫਸਲਾਂ ਦੀਆਂ ਸਿਫਾਰਸ਼ ਕੀਤੀਆਂ ਕਿਹੜੀਆਂ ਕਿਸਮਾਂ ਹਨ ਅਤੇ ਉਹਨਾਂ ਦੇ ਜੱਦੀ-ਪੁਸ਼ਤੀ ਗੁਣ ਕਿਹੋ ਜਿਹੋ ਹਨ ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਛਾਪੀ ਜਾਂਦੀ ਕਿਤਾਬ “ਪੰਜਾਬ ਦੀਆਂ ਫਸਲਾਂ ਲਈ ਸਿਫਾਰਸ਼ਾਂ” ਵਿੱਚੋਂ ਲਈ ਜਾ ਸਕਦੀ ਹੈ। ਵੱਖ-ਵੱਖ ਕਿਸਮਾਂ ਦੇ ਨਸਲੀ ਗੁਣਾਂ ਬਾਰੇ ਵਿਚਾਰ ਕਰਨ ਉਪਰੰਤ ਆਪਣੇ ਇਲਾਕੇ ਲਈ ਢੁਕਵੀਂ ਕਿਸਮ ਦੀ ਚੋਣ ਕਿਸਾਨਾਂ ਨੂੰ ਕਰਨੀ ਚਾਹੀਦੀ ਹੈ। ਇਸ ਲਈ ਸਹੀ ਕਿਸਮ ਦਾ ਬੀਜ ਖਰੀਦਣ ਲਈ ਇਹ ਜ਼ਰੂਰੀ ਹੈ ਕਿ ਉਸ ਕਿਸਮ ਦਾ ਤਸਦੀਕਸ਼ੁਦਾ ਬੀਜ ਕਿਸੇ ਭਰੋਸੇਯੋਗ ਅਦਾਰੇ ਤੋਂ ਖਰੀਦਿਆ ਜਾਵੇ।

**ਤਸਦੀਕਸ਼ੁਦਾ ਬੀਜ :** ਅਜਿਹੇ ਬੀਜ ਜਾਂ ਪੌਦੇ ਦੇ ਉਹ ਭਾਗ ਜਿਵੇਂ ਕਿ ਜੜ੍ਹਾਂ, ਤਣਾ, ਟਿਊਬਰ, ਗੰਡੀਆਂ (Bulb), ਸਕਰਜ਼ ਆਦਿ ਜਿਨ੍ਹਾਂ ਨੂੰ ਬੀਜਣ ਉਪਰੰਤ ਨਵੀਂ ਫਸਲ ਪੈਦਾ ਕੀਤੀ ਜਾਂਦੀ ਹੈ, ਇਨ੍ਹਾਂ ਸਭ ਨੂੰ ਬੀਜ (Seed) ਕਿਹਾ ਜਾਂਦਾ ਹੈ। ਉਹ ਬੀਜ ਜੋ ਮਿਥੇ ਹੋਏ ਮਿਆਰਾਂ ਮੁਤਾਬਿਕ ਪੰਜਾਬ ਰਾਜ ਬੀਜ ਪ੍ਰਮਾਣਿਤ ਸੰਸਥਾ ਦੀ ਨਿਗਰਾਨੀ ਅਧੀਨ ਪੈਦਾ ਕੀਤੇ ਜਾਂਦੇ ਹਨ, ਸਰਟੀਫਾਈਡ ਬੀਜ ਜਾਂ ਤਸਦੀਕਸ਼ੁਦਾ ਬੀਜ ਅਖਵਾਉਂਦੇ ਹਨ।

### ਤਸਦੀਕਸ਼ੁਦਾ ਬੀਜਾਂ ਦੇ ਗੁਣ :

- (1) ਪ੍ਰਮਾਣਿਤ ਬੀਜ ਨਿਰੋਲ ਤੇ ਨਿਸ਼ਚਿਤ ਸ਼ੁੱਧਤਾ ਵਾਲਾ ਹੁੰਦਾ ਹੈ।
- (2) ਪ੍ਰਮਾਣਿਤ ਬੀਜ ਬਿਮਾਰੀ ਅਤੇ ਨਦੀਨਾਂ ਦੇ ਬੀਜਾਂ ਤੋਂ ਰਹਿਤ ਹੁੰਦਾ ਹੈ।
- (3) ਪ੍ਰਮਾਣਿਤ ਬੀਜ ਨਿਸ਼ਚਿਤ ਉੱਗਣ ਸ਼ਕਤੀ ਵਾਲਾ ਹੁੰਦਾ ਹੈ।

ਆਮ ਬੀਜ ਵਿੱਚ ਇਹ ਗੁਣ ਨਹੀਂ ਹੁੰਦੇ। ਮਿਸਾਲ ਵਜੋਂ ਝੋਨੇ ਦੇ ਤਸਦੀਕਸ਼ੁਦਾ ਬੀਜ ਦੀ ਸ਼ੁੱਧਤਾ 98 ਫੀਸਦੀ ਤੋਂ ਘੱਟ, ਉੱਗਣ ਸ਼ਕਤੀ 80 ਫੀਸਦੀ ਤੋਂ ਘੱਟ ਅਤੇ ਨਮੀ 13 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸੇ ਤਰ੍ਹਾਂ ਕਣਕ ਦੇ ਪ੍ਰਮਾਣਿਤ ਬੀਜ ਦੀ ਸ਼ੁੱਧਤਾ 98 ਫੀਸਦੀ ਤੋਂ ਘੱਟ, ਉੱਗਣ ਸ਼ਕਤੀ 85 ਫੀਸਦੀ ਤੋਂ ਘੱਟ ਅਤੇ ਨਮੀ 12 ਫੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ।

**ਤਸਦੀਕਸ਼ੁਦਾ ਬੀਜਾਂ ਦੀ ਨਿਸ਼ਾਨੀ :** ਤਸਦੀਕਸ਼ੁਦਾ ਬੀਜਾਂ ਦੀ ਪਹਿਚਾਣ ਦੂਸਰੇ ਆਮ ਬੀਜਾਂ ਤੋਂ ਵੱਖਰੀ ਹੈ। ਅਜਿਹੇ ਬੀਜ ਦੇ ਥੈਲੇ ਉਪਰ ਦੋ ਟੈਗ ਲੱਗੇ ਹੁੰਦੇ ਹਨ ਇੱਕ ਟੈਗ ਨੀਲੇ ਰੰਗ ਦਾ ਹੁੰਦਾ ਹੈ ਜੋ ਸਰਕਾਰੀ ਮਹਿਕਮੇ ਪੰਜਾਬ ਸਟੇਟ ਸੀਡ ਸਰਟੀਫਿਕੇਸ਼ਨ ਅਥਾਰਟੀ ਵੱਲੋਂ ਲਾਇਆ ਜਾਂਦਾ ਹੈ। ਦੂਸਰਾ ਟੈਗ ਹਰੇ ਰੰਗ ਦਾ ਹੁੰਦਾ ਹੈ ਜੋ ਬੀਜ ਪੈਦਾ ਕਰਨ ਵਾਲੀ ਕੰਪਨੀ/ਸੰਸਥਾ ਵੱਲੋਂ ਲਾਇਆ ਜਾਂਦਾ ਹੈ। ਇਹਨਾਂ ਟੈਗਾਂ ਉਪਰ ਬੀਜ ਦੀ ਉੱਗਣ ਸ਼ਕਤੀ, ਸ਼ੁੱਧਤਾ, ਬਿਮਾਰੀ ਤੇ ਹੋਰ ਮਿਆਰਾਂ ਦਾ ਪੂਰਾ ਵੇਰਵਾ ਦਿੱਤਾ ਹੁੰਦਾ ਹੈ।

**ਬੀਜ ਕਾਨੂੰਨ 1966 ਅਤੇ ਬੀਜਾਂ ਦੀਆਂ ਸ਼੍ਰੇਣੀਆਂ :** ਕਿਸਾਨਾਂ ਨੂੰ ਸਹੀ ਨਸਲ ਦਾ ਬੀਜ ਵਾਜ਼ ਕੀਮਤਾਂ ਤੇ ਪ੍ਰਾਪਤ ਕਰਾਉਣ ਲਈ ਸਾਰੇ ਭਾਰਤ ਵਿੱਚ ਸਨ 1966 ਵਿੱਚ ਇੱਕ ਕਾਨੂੰਨ “ਬੀਜ ਐਕਟ 1966” ਲਾਗੂ ਕੀਤਾ ਗਿਆ ਸੀ। ਇਸ ਐਕਟ ਅਨੁਸਾਰ ਤਸਦੀਕਸ਼ੁਦਾ ਬੀਜਾਂ ਦੇ ਉਤਪਾਦਨ ਨੂੰ ਪ੍ਰਮਾਣਿਤ ਕਰਨ ਲਈ ਵੱਖ-ਵੱਖ ਸੂਬਿਆਂ ਵਿੱਚ ਬੀਜ ਪ੍ਰਮਾਣਿਤ ਸੰਸਥਾਵਾਂ ਅਤੇ ਬੀਜ ਪਰਖ-ਪ੍ਰਯੋਗਸ਼ਾਲਾ ਕਾਇਮ ਕੀਤੀਆਂ ਗਈਆਂ ਹਨ। ਇਸ ਕਾਨੂੰਨ ਤਹਿਤ ਪੰਜਾਬ ਵਿੱਚ ਪੰਜਾਬ ਰਾਜ ਬੀਜ ਪ੍ਰਮਾਣਿਤ ਸੰਸਥਾ (Punjab State Seed Certification Authority) ਕਾਇਮ ਕੀਤੀ ਗਈ ਹੈ ਜਿਸ ਦਾ ਮੁੱਖ ਦਫਤਰ ਮੋਹਾਲੀ ਵਿਖੇ ਹੈ। ਇਸ ਤੋਂ ਇਲਾਵਾ ਇਸ ਮਹਿਕਮੇ ਦੇ ਖੇਤਰੀ ਦਫਤਰ ਲੁਧਿਆਣਾ, ਜਲੰਧਰ, ਕੋਟਕਪੂਰਾ ਵਿੱਚ ਵੀ ਹਨ। ਤਸਦੀਕਸ਼ੁਦਾ ਬੀਜਾਂ ਦਾ ਉਤਪਾਦਨ, ਪੈਕਿੰਗ ਅਤੇ ਕੁਆਲਟੀ ਦੀ ਪਰਖ ਇਸ ਮਹਿਕਮੇ ਦੁਆਰਾ ਕੀਤੀ ਜਾਂਦੀ ਹੈ। ਇਸ ਕਾਨੂੰਨ ਅਨੁਸਾਰ ਬੀਜਾਂ ਨੂੰ ਚਾਰ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ:-

- (i) ਮੁੱਢਲਾ ਜਾਂ ਨਿਊਕਲੀਅਸ ਬੀਜ (Nucleus Seed)
- (ii) ਬਰੀਡਰ ਬੀਜ (Breeder Seed)
- (iii) ਬੁਨਿਆਦੀ ਬੀਜ (Foundation Seed)
- (iv) ਤਸਦੀਕਸ਼ੁਦਾ ਬੀਜ (Certified Seed)

ਬੇਸਿਕ ਜਾਂ ਨਿਊਕਲੀਅਸ ਬੀਜ ਉਹ ਮੁੱਢਲਾ ਬੀਜ ਹੁੰਦਾ ਹੈ ਜੋ ਉਸ ਸੰਸਥਾ ਵੱਲੋਂ ਤਿਆਰ ਕੀਤਾ ਜਿਸ ਵੱਲੋਂ ਉਸ ਕਿਸਮ ਦੀ ਖੋਜ ਕੀਤੀ ਗਈ ਹੋਵੇ। ਇਸ ਬੀਜ ਨੂੰ ਬੀਜਣ ਤੋਂ ਬਹੁਤ ਬਣਦਾ ਹੈ। ਇਸੇ ਤਰਾਂ ਬਰੀਡਰ ਬੀਜ ਤੋਂ ਬੁਨਿਆਦੀ ਬੀਜ ਅਤੇ ਬੁਨਿਆਦੀ ਬੀਜ ਤੋਂ ਤਸਦੀਕਸ਼ੁਦਾ ਬੀਜ ਉਪਰ ਦੱਸੀ ਸੰਸਥਾ ਦੀ ਨਿਗਰਾਨੀ ਹੇਠ ਤਿਆਰ ਕੀਤਾ ਜਾਂਦਾ ਹੈ। ਬਰੀਡਰ ਬੀਜ ਉਪਰ ਗੋਲਡਨ ਟੈਗ, ਬੁਨਿਆਦੀ ਬੀਜ ਦੇ ਥੈਲੇ ਉਪਰ ਸਫੈਦ ਟੈਗ ਅਤੇ ਤਸਦੀਕਸ਼ੁਦਾ ਬੀਜਾਂ ਉਪਰ ਨੀਲੇ/ਸੁਰਮਈ (Azure/blue) ਰੰਗ ਦਾ ਟੈਗ ਪੈਕਿੰਗ ਕਰਨ ਵੇਲੇ ਲਾਇਆ ਜਾਂਦਾ ਹੈ। ਜੇਕਰ ਕਿਸੇ ਬੀਜ ਨੂੰ ਤਸਦੀਕਸ਼ੁਦਾ ਨਹੀਂ ਕਰਵਾਇਆ ਗਿਆ ਤਾਂ ਅਜਿਹੇ ਬੀਜ ਨੂੰ ਟੀ. ਐਲ. (Truthfully Labelled) ਬੀਜ ਕਿਹਾ ਜਾਂਦਾ ਹੈ ਪਰ ਅਜਿਹੇ ਬੀਜ ਦੇ ਮਿਆਰ ਜਿਵੇਂ ਕਿ ਨਸਲੀ ਸ਼ੁੱਧਤਾ, ਉੱਗਣ ਸ਼ਕਤੀ ਆਦਿ ਸਹੀ ਹੋਣੇ ਜ਼ਰੂਰੀ ਹਨ।

**ਤਸਦੀਕਸ਼ੁਦਾ ਬੀਜਾਂ ਦੇ ਮਿਆਰ :** ਤਸਦੀਕਸ਼ੁਦਾ ਬੀਜਾਂ ਦਾ ਉਤਪਾਦਨ ਕਰਨ ਲਈ ਦੋ ਤਰ੍ਹਾਂ ਦੇ ਮਿਆਰਾਂ ਦੀ ਪਾਲਣਾ ਕਰਨੀ ਪੈਦੀ ਹੈ। ਇਹ ਇਸ ਪ੍ਰਕਾਰ ਹਨ:

(ਉ) ਖੇਤ ਵਿਚ ਬੀਜ ਵਾਲੀ ਫਸਲ ਦੇ ਮਿਆਰ (Field Standards) : ਉਤਪਾਦਨ ਕਰਨ ਲਈ ਖੇਤ ਵਿਚ ਖੜੀ ਫਸਲ ਦਾ ਮੁਆਇਨਾ ਉਪਰ ਦੱਸੀ ਸੰਸਥਾ ਵੱਲੋਂ ਕੀਤਾ ਜਾਂਦਾ ਹੈ ਅਤੇ ਹੇਠ ਲਿਖੇ ਮਿਆਰਾਂ ਮੁਤਾਬਿਕ ਬੀਜ ਫਸਲ ਫੇਲ੍ਹ ਜਾਂ ਪਾਸ ਕੀਤੀ ਜਾਂਦੀ ਹੈ:

- (i) ਬੀਜ ਵਾਲੀ ਫਸਲ ਦੀ ਦੂਸਰੀਆਂ ਫਸਲਾਂ ਤੋਂ ਦੂਰੀ (Isolation distance)।
- (ii) ਬੀਜ ਵਾਲੀ ਫਸਲ ਵਿਚ ਉਪਰੋਕਤੀਆਂ ਦੀ ਗਿਣਤੀ (Off type plants)।
- (iii) ਬੀਜ ਵਾਲੀ ਫਸਲ ਵਿਚ ਬਿਮਾਰੀ ਵਾਲੇ ਪੌਦਿਆਂ ਦੀ ਗਿਣਤੀ (Diseased plants)।

(ਅ) ਬੀਜਾਂ ਦੇ ਮਿਆਰ (Seed Standards) : ਪਰਖ ਪ੍ਰਯੋਗਸ਼ਾਲਾ ਵਿਚ ਬੀਜ ਦੇ ਨਮੂਨੇ ਦੀ ਪਰਖ ਕਰਕੇ ਅਜਿਹੇ ਮਿਆਰਾਂ ਬਾਰੇ ਪੜਤਾਲ ਕੀਤੀ ਜਾਂਦੀ ਹੈ। ਇਹ ਮਿਆਰ ਇਸ ਪ੍ਰਕਾਰ ਹਨ:

- (i) ਬੀਜ ਦੀ ਉੱਗਣ ਸ਼ਕਤੀ (Germination)
- (ii) ਬੀਜ ਦੀ ਸ਼ੁੱਧਤਾ (Purity of seed)
- (iii) ਬਿਮਾਰੀ ਵਾਲੇ ਬੀਜਾਂ ਦੀ ਮਿਕਦਾਰ (No. of diseased seeds)
- (iv) ਬੀਜਾਂ ਵਿਚ ਨਦੀਨ ਦੇ ਬੀਜਾਂ ਦੀ ਮਿਕਦਾਰ (Weed seeds)

**ਵਪਾਰਕ ਪੱਧਰ ਤੇ ਤਸਦੀਕਸ਼ੁਦਾ ਬੀਜਾਂ ਦਾ ਉਤਪਾਦਨ:** ਕਿਸਾਨ ਤਸਦੀਕਸ਼ੁਦਾ ਬੀਜਾਂ ਦਾ ਉਤਪਾਦਨ ਖੁਦ ਵੀ ਕਰ ਸਕਦੇ ਹਨ ਅਤੇ ਇਸ ਵਪਾਰ ਤੋਂ ਵਧੀਆ ਕਮਾਈ ਵੀ ਕਰ ਸਕਦੇ ਹਨ। ਵਪਾਰਕ ਪੱਧਰ ਤੇ ਇਹ ਧੰਦਾ ਸ਼ੁਰੂ ਕਰਨ ਦਾ ਢੰਗ ਹੇਠ ਲਿਖੇ ਅਨੁਸਾਰ ਹੈ :

1. ਇਹ ਕਾਰੋਬਾਰ ਸ਼ੁਰੂ ਕਰਨ ਤੋਂ ਪਹਿਲਾਂ ਬੀਜ ਉਤਪਾਦਨ ਸੰਬੰਧੀ ਜਾਣਕਾਰੀ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਕ੍ਰਿਸ਼ੀ ਵਿਗਿਆਨ ਕੇਂਦਰਾਂ, ਬੀਜ ਫਾਰਮਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਰਾਜ ਬੀਜ ਪ੍ਰਮਾਣਿਤ ਸੰਸਥਾ ਅਤੇ ਪਨਜੀਡ ਵਰਗੇ ਮਹਿਕਮੇ ਤੋਂ ਲਵੇ।
2. ਬੀਜ ਉਤਪਾਦਨ ਕਰਨ ਲਈ ਛੁਕਵੀਂ ਫਸਲ ਦੀ ਚੋਣ, ਬੀਜ ਉਤਪਾਦਨ ਵਿਚ ਲੋੜੀਂਦੇ ਢਾਂਚੇ ਤੇ ਖਰਚ ਅਤੇ ਬੀਜਾਂ ਦੇ ਮੰਡੀਕਰਨ ਆਦਿ ਬਾਰੇ ਛੁਕਵੀਂ ਵਿਉਂਤਬੰਦੀ ਬਹੁਤ ਜ਼ਰੂਰੀ ਹੈ।
3. ਬੀਜ ਉਤਪਾਦਨ ਅਤੇ ਸੇਲ ਕਰਨ ਸਬੰਧੀ ਇੱਕ ਫਰਮ ਜਾਂ ਕੰਪਨੀ ਬਣਾਕੇ ਖੇਤੀਬਾੜੀ ਮਹਿਕਮੇ ਤੋਂ ਲਾਈਸੈਂਸ ਲੈਣਾ ਜ਼ਰੂਰੀ ਹੈ।
4. ਬੀਜ ਉਤਪਾਦਨ ਕਰਨ ਲਈ ਬੀਜ ਨੂੰ ਸਾਫ਼ ਕਰਨ ਵਾਲੀ ਮਸ਼ੀਨ (Seed Grader), ਲੋੜ ਮੁਤਾਬਿਕ ਪੱਕਾ ਫਰਸ਼, ਸਟੋਰ ਅਤੇ ਬੈਲੇ ਸਿਉਣ ਵਾਲੀ ਮਸ਼ੀਨ, ਬੀਜ ਪੈਕ ਕਰਨ ਲਈ

ਬੈਲੀਆਂ ਆਦਿ ਮੁੱਢਲੀਆਂ ਲੋੜਾਂ ਹਨ ਜਿਨ੍ਹਾਂ ਬਾਰੇ ਫੈਸਲਾ ਕਰਨ ਲਈ ਪੂਰੀ ਜਾਣਕਾਰੀ ਅਤੇ ਤਜ਼ਰਬੇ ਦੀ ਲੋੜ ਪੈਂਦੀ ਹੈ।

5. ਜਿਸ ਕਿਸਮ ਦਾ ਬੀਜ ਉਤਪਾਦਨ ਕਰਨਾ ਹੋਵੇ ਉਸੇ ਕਿਸਮ ਦਾ ਬੁਨਿਆਦੀ ਬੀਜ (Foundation Seed) ਨਿਰਦੇਸ਼ਕ ਬੀਜ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਤੋਂ ਪ੍ਰਾਪਤ ਕਰੋ। ਬੀਜ ਦਾ ਬਿੱਲ ਫਰਮ/ਕੰਪਨੀ ਦੇ ਨਾਂ ਤੇ ਹੋਣਾ ਜ਼ਰੂਰੀ ਹੈ।
6. ਫਾਊਂਡੇਸ਼ਨ ਬੀਜ ਤੋਂ ਸਿੜਾਰਸ਼ਾਂ ਅਨੁਸਾਰ ਫਸਲ ਪੈਦਾ ਕਰੋ ਅਤੇ ਫਸਲ ਦੀ ਰਜਿਸਟਰੇਸ਼ਨ ਪੰਜਾਬ ਰਾਜ ਸੀਡ ਸਰਟੀਫਿਕੇਸ਼ਨ ਮਹਿਕਮੇ ਕੋਲੋਂ ਕਰਵਾਓ।
7. ਫਸਲ ਵਿੱਚੋਂ ਉਪਰੋਂ ਪੈਂਦੇ, ਬਿਮਾਰੀ ਵਾਲੇ ਪੈਂਦੇ ਅਤੇ ਨਦੀਨਾਂ ਦੇ ਪੈਂਦੇ ਪੁੱਟਦੇ ਰਹੋ। ਉਪਰ ਦੱਸੇ ਮਹਿਕਮੇ ਵੱਲੋਂ ਫਸਲ ਦਾ ਦੌ-ਤਿੰਨ ਵਾਰ ਨਿਗੀਖਣ ਕੀਤਾ ਜਾਵੇਗਾ।
8. ਇਸ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਫਸਲ ਕੱਟਣ ਤੋਂ ਬਾਅਦ ਪੈਦਾਵਾਰ ਸਾਫ਼ ਕਰਕੇ, ਢੁੱਕਵੇਂ ਤਰੀਕੇ ਨਾਲ ਪੈਕ ਕਰੋ ਅਤੇ ਲੋੜੀਂਦੇ ਟੈਗ ਬੀਜ ਵਾਲੀ ਬੈਲੀ ਉੱਪਰ ਲਾਉ। ਬੀਜ ਪੈਕ ਕਰਨ ਤੋਂ ਪਹਿਲਾਂ ਇਸ ਮਹਿਕਮੇ ਵੱਲੋਂ ਸਾਫ਼ ਕੀਤੇ ਹੋਏ ਬੀਜ ਨੂੰ ਬੀਜ-ਪਰਖ ਪ੍ਰਯੋਗਸ਼ਾਲਾ ਵਿੱਚ ਪਰਖ ਕੀਤਾ ਜਾਂਦਾ ਹੈ ਅਤੇ ਬੀਜ ਪਾਸ ਹੋਣ ਉਪਰੰਤ ਪੈਕ ਕੀਤਾ ਜਾਂਦਾ ਹੈ।

**ਕੁਝ ਮਹੱਤਵਪੂਰਨ ਫੈਸਲੇ :** ਵਪਾਰਕ ਪੱਧਰ ਤੇ ਬੀਜ ਉਤਪਾਦਨ ਸ਼ੁਰੂ ਕਰਨ ਤੋਂ ਪਹਿਲਾਂ ਦੌ-ਤਿੰਨ ਫੈਸਲੇ ਕਰਨੇ ਬਹੁਤ ਜ਼ਰੂਰੀ ਹਨ। ਸਭ ਤੋਂ ਪਹਿਲਾ ਫੈਸਲਾ ਇਹ ਕਰਨਾ ਪੈਣਾ ਹੈ ਕਿ ਕਿਹੜੀ ਫਸਲ ਦਾ ਬੀਜ ਉਤਪਾਦਨ ਤੁਹਾਡੇ ਲਈ ਸਭ ਤੋਂ ਢੁਕਵਾਂ, ਸੌਖਾ ਤੇ ਵਧੇਰੇ ਲਾਭਕਾਰੀ ਹੈ। ਅਜਿਹੀ ਫਸਲ ਚੁਣੋ ਜੋ ਤੁਹਾਡੇ ਇਲਾਕੇ ਲਈ ਢੁਕਵੀਂ ਹੋਵੇ ਜਾਂ ਤੁਸੀਂ ਖੁਦ ਕਾਸ਼ਤ ਕਰਦੇ ਹੋਵੋ। ਆਰੰਭਕ ਅਵਸਥਾ ਵਿੱਚ ਅਜਿਹੀ ਫਸਲ ਦਾ ਵਪਾਰਕ ਪੱਧਰ ਤੇ ਬੀਜ ਬਣਾਉਣਾ ਚਾਹੀਦਾ ਹੈ ਜਿਸਦੇ ਬੀਜ ਦੀ ਮੰਗ ਬਹੁਤ ਹੋਵੇ ਅਤੇ ਪ੍ਰਤੀ ਏਕੜ ਵੱਡੀ ਮਾਤਰਾ ਵਿੱਚ ਬੀਜ ਦੀ ਖਪਤ ਹੋਵੇ ਜਿਵੇਂ ਕਿ ਕਣਕ। ਪੰਜਾਬ ਵਿੱਚ ਕਣਕ ਲਗਪਗ 35 ਲੱਖ ਹੈਕਟੇਅਰ ਰਕਬੇ ਤੋਂ ਉੱਪਰ ਬੀਜੀ ਜਾਂਦੀ ਹੈ ਅਤੇ ਇਸਦਾ ਬੀਜ 40 ਕਿੱਲੋ ਪ੍ਰਤੀ ਏਕੜ ਪੈਂਦਾ ਹੈ। ਇਸ ਹਿਸਾਬ ਨਾਲ 35 ਲੱਖ ਕੁਇੰਟਲ ਤੋਂ ਵੱਧ ਬੀਜ ਦੀ ਲੋੜ ਪੈਂਦੀ ਹੈ। ਸੋ ਬੀਜ-ਉਤਪਾਦਨ ਵਪਾਰ ਸ਼ੁਰੂ ਕਰਨ ਲਈ ਕਣਕ ਸਭ ਤੋਂ ਢੁਕਵੀਂ ਫਸਲ ਹੈ। ਜੇਕਰ ਕਿਸੇ ਕਾਰਨ ਬੀਜ ਦੀ ਵਿਕਰੀ ਨਹੀਂ ਹੁੰਦੀ ਤਾਂ ਵੀ ਕਣਕ ਨੂੰ ਖੁੱਲੀ ਮੰਡੀ ਵਿੱਚ ਜਦੋਂ ਮਰਜ਼ੀ ਚੰਗੇ ਰੇਟ ਤੇ ਵੇਚਿਆ ਜਾ ਸਕਦਾ ਹੈ। ਚੰਗਾ ਹੋਵੇਗਾ ਜੇ ਤੁਸੀਂ ਇਹ ਧੰਦਾ ਸ਼ੁਰੂ ਕਰਨ ਤੋਂ ਪਹਿਲਾਂ ਇੱਕ ਸਾਲ ਪਨਸੀਡ ਦੇ ਰਜਿਸਟਰਡ ਕਿਸਾਨ ਬਣੋ ਅਤੇ ਕਣਕ ਜਾਂ ਝੋਨੇ ਦਾ ਆਪਣੇ ਖੇਤਾਂ ਵਿੱਚ ਬੀਜ ਤਿਆਰ ਕਰਕੇ ਵਾਪਸ ਪਨਸੀਡ ਨੂੰ ਦਿਉ। ਇਸ ਤਰ੍ਹਾਂ ਕਣਕ ਦਾ ਬੀਜ ਤਿਆਰ ਕਰਨ ਤੇ ਪਨਸੀਡ ਵੱਲੋਂ 250/- ਰੁਪਏ ਪ੍ਰਤੀ ਕੁਇੰਟਲ ਕਿਸਾਨਾਂ ਨੂੰ ਸਰਕਾਰੀ ਮਿਥੋ ਰੇਟ (MSP) ਤੋਂ ਵੱਧ ਦਿੱਤਾ ਜਾ ਰਿਹਾ ਹੈ। ਇੱਕ ਸਾਲ ਇਸ ਤਰ੍ਹਾਂ ਦੇ ਤਜ਼ਰਬੇ ਤੋਂ ਤੁਹਾਨੂੰ ਬਹੁਤ ਕੁਝ ਸਿੱਖਣ ਨੂੰ ਮਿਲੇਗਾ ਤੇ ਨਾਲੇ ਆਮਦਨ ਵੀ ਵਧੇਰੇ ਹੋਵੇਗੀ। ਇਸੇ ਤਰ੍ਹਾਂ ਝੋਨੇ ਦੇ ਬੀਜ ਉਤਪਾਦਨ ਵਿੱਚ ਵੀ ਸਰਕਾਰੀ ਮਿਥੋ ਰੇਟ ਤੋਂ ਲਗਪਗ 200/- ਰੁਪਏ ਪ੍ਰਤੀ ਕੁਇੰਟਲ

ਵੱਧ ਰੇਟ ਉਪਰ ਝੋਨੇ ਦਾ ਬੀਜ ਕਿਸਾਨਾਂ ਤੋਂ ਵਾਪਿਸ ਪਨਸੀਡ ਖਰੀਦ ਰਹੀ ਹੈ। ਕਈ ਹੋਰ ਸਰਕਾਰੀ/ਅਰਧ-ਸਰਕਾਰੀ ਅਦਾਰੇ ਵੀ ਇਸੇ ਵਿਧੀ ਨਾਲ ਕਿਸਾਨਾਂ ਦੇ ਖੇਤਾਂ ਉਪਰ ਬੀਜ ਉਤਪਾਦਨ ਕਰ ਰਹੇ ਹਨ। ਇਸ ਤੋਂ ਅਗਲਾ ਦੂਸਰਾ ਮਹੱਤਵਪੂਰਨ ਫੈਸਲਾ ਜੋ ਤੁਸੀਂ ਕਰਨਾ ਹੈ ਉਹ ਹੈ ਬੀਜਾਂ ਦੇ ਕਿਸ ਖੇਤਰ ਵਿੱਚ ਤੁਸੀਂ ਕੰਮ ਕਰਨਾ ਹੈ? ਬਹੁਤ ਤਰ੍ਹਾਂ ਦੇ ਬੀਜ ਹਨ ਜਿਵੇਂ ਕਿ ਆਮ ਫਸਲਾਂ ਦੇ ਬੀਜ, ਛੁਲਾਂ ਦੇ ਬੀਜ, ਸਬਜ਼ੀਆਂ ਦੇ ਬੀਜ ਆਦਿ। ਜੋ ਵੀ ਖੇਤਰ ਤੁਸੀਂ ਅਪਣਾਉਣਾ ਹੋਵੇ ਉਸ ਦੀ ਚੰਗੀ ਤਰ੍ਹਾਂ ਘੋਖ ਕਰਕੇ, ਪੂਰੀ ਜਾਣਕਾਰੀ ਲੈ ਕੇ ਅਤੇ ਢੁੱਕਵੀਂ ਟਰੇਨਿੰਗ ਲੈਣ ਤੋਂ ਬਾਅਦ ਕਾਰੋਬਾਰ ਸ਼ੁਰੂ ਕਰਨਾ ਚਾਹੀਦਾ ਹੈ। ਫੇਰ ਇੱਕ ਹੋਰ ਖੇਤਰ ਹੈ ਹਾਈਬ੍ਰਿਡ ਬੀਜਾਂ ਦਾ। ਤੁਹਾਨੂੰ ਪਤਾ ਹੀ ਹੈ ਕਿੰਨੇ ਮਹਿੰਗੇ ਹਨ ਇਹ ਬੀਜ ਅਤੇ ਅਜਿਹੇ ਬੀਜਾਂ ਦੀ ਮੰਗ ਬਾਰੇ ਵੀ ਤੁਸੀਂ ਜਾਣਦੇ ਹੀ ਹੋ। ਮਲਟੀਨੈਸ਼ਨਲ ਕੰਪਨੀਆਂ ਹਾਈਬ੍ਰਿਡ ਬੀਜਾਂ ਦਾ ਕਰੋੜਾਂ/ਅਰਬਾਂ ਰੁਪਏ ਦਾ ਕਾਰੋਬਾਰ ਕਰ ਰਹੀਆਂ ਹਨ। ਤੁਸੀਂ ਵੀ ਅਜਿਹਾ ਕਰ ਸਕਦੇ ਹੋ ਪਰ ਇਸ ਮੁਕਾਮ ਤੇ ਪਹੁੰਚਣ ਲਈ ਤੁਹਾਨੂੰ ਸਿਹਨਤ ਕਰਨੀ ਪਵੇਗੀ, ਸਬਰ ਨਾਲ ਮੁਹਾਰਤ ਹਾਸਲ ਕਰਨੀ ਪਵੇਗੀ। ਤੀਸਰਾ ਮਹੱਤਵਪੂਰਨ ਫੈਸਲਾ ਲੈਣਾ ਹੋਵੇਗਾ ਲੋੜੀਂਦਾ ਢਾਂਚੇ ਬਾਰੇ ਜਿਸ ਲਈ ਕੁਝ ਮੁੱਢਲੇ ਤੌਰ ਤੇ ਸਰਮਾਏ ਦੀ ਲੋੜ ਪੈਂਦੀ ਹੈ। ਲੋੜੀਂਦੇ ਢਾਂਚੇ ਵਿੱਚ ਸਟੋਰ, ਪੱਕਾ ਫਰਸ਼, ਸੀਡ ਗਰੇਡਰ ਤੇ ਹੋਰ ਮਸ਼ੀਨਾਂ ਦੀ ਲੋੜ ਪੈਂਦੀ ਹੈ। ਅਜਿਹੇ ਢਾਂਚੇ ਉੱਪਰ ਕਿੰਨਾ ਖਰਚ ਆਉਂਦਾ ਹੈ ਇਹ ਨਿਰਭਰ ਕਰਦਾ ਹੈ ਬੀਜ ਉਤਪਾਦਨ ਦੇ ਆਕਾਰ ਤੇ। ਇਸ ਤੋਂ ਇਲਾਵਾ ਜੋ ਤੁਸੀਂ ਹੋਰਨਾਂ ਕਿਸਾਨਾਂ ਦੇ ਖੇਤਾਂ ਵਿੱਚ ਤਸਦੀਕਸ਼ਾਦਾ ਬੀਜ ਪੈਦਾ ਕਰਵਾ ਕੇ ਉਹ ਵਾਪਿਸ ਖਰੀਦਣਾ ਹੈ ਤਾਂ ਉਸ ਲਈ ਵੀ ਤੁਹਾਨੂੰ ਕੁਝ ਸਹਮਾਏ ਦੀ ਲੋੜ ਪਵੇਗੀ। ਮੁੱਕਦੀ ਗੱਲ ਇਹ ਹੈ ਕਿ ਇਹੋ ਜਿਹੇ ਫੈਸਲੇ ਕਦੀ ਵੀ ਕਾਹਲ ਵਿੱਚ ਨਹੀਂ ਲੈਣੇ ਚਾਹੀਦੇ ਅਤੇ ਸੰਬੰਧਤ ਮਹਿਕਮਿਆਂ ਨਾਲ ਅਤੇ ਜੋ ਮਾਹਿਰ ਕਿਸਾਨ ਪਹਿਲਾਂ ਤੋਂ ਇਸ ਕਾਰੋਬਾਰ ਵਿੱਚ ਲੱਗੇ ਹੋਏ ਹਨ ਉਹਨਾਂ ਨਾਲ ਸਲਾਹ-ਮਸ਼ਵਰਾ ਕਰਕੇ ਸਹੀ ਫੈਸਲੇ ਲੈਣੇ ਚਾਹੀਦੇ ਹਨ ਫਿਰ ਹੀ ਕਾਮਯਾਬੀ ਹਾਸਲ ਹੋ ਸਕਦੀ ਹੈ।

**ਨਵੇਂ ਜਾਂ ਨੁਕਸਾਨ ਦੀ ਸੰਭਾਵਨਾ ਅਤੇ ਮੰਡੀਕਰਨ :** ਸਰਟੀਫਾਈਡ ਬੀਜ ਉਤਪਾਦਨ ਦਾ ਧੰਦਾ ਬਹੁਤ ਲਾਭਕਾਰੀ ਧੰਦਾ ਹੈ। ਸਰਟੀਫਾਈਡ ਬੀਜਾਂ ਦੇ ਭਾਅ ਆਮ ਬੀਜਾਂ ਦੇ ਭਾਅ ਨਾਲੋਂ ਹਮੇਸ਼ਾ ਹੀ ਵੱਧ ਹੁੰਦੇ ਹਨ। ਸਰਟੀਫਾਈਡ ਬੀਜ ਉਤਪਾਦਨ ਵਿੱਚ ਕਈ ਪ੍ਰਕਾਰ ਦੇ ਖਰਚੇ ਕਰਨੇ ਪੈਦੇ ਹਨ ਜਿਵੇਂ ਕਿ ਫਾਊਂਡੇਸ਼ਨ ਬੀਜ ਉੱਪਰ, ਸਰਟੀਫਿਕੇਸ਼ਨ ਫੀਸ, ਓਪਰੇ ਪੈਂਦੇ ਕੱਢਣ ਲਈ ਲੇਬਰ, ਬੀਜ ਗਰੇਡਿੰਗ, ਬੀਜ ਪੈਕਿੰਗ, ਟੈਗ, ਸੀਲ ਅਤੇ ਬੀਜ ਸਟੋਰ ਕਰਨ ਉੱਪਰ ਖਰਚੇ ਆਦਿ। ਇਕ ਮੋਟੇ ਅੰਦਾਜ਼ੇ ਅਨੁਸਾਰ ਕਣਕ ਅਤੇ ਝੋਨੇ ਦੇ ਬੀਜ ਉਤਪਾਦਨ ਵਿਚ ਲਗਪਗ 200 ਰੁਪਏ ਪ੍ਰਤੀ ਕੁਇੰਟਲ ਬੀਜ ਦੇ ਹਿਸਾਬ ਅਜਿਹੇ ਖਰਚੇ ਹੋ ਜਾਂਦੇ ਹਨ। ਅਪ੍ਰੈਲ 2024 ਵਿਚ ਕਣਕ ਦੇ ਸਰਕਾਰੀ ਖਰੀਦ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਵਿਚ ਇਹ ਖਰਚੇ ਸ਼ਾਸਲ ਕਰਕੇ, ਸਰਟੀਫਾਈਡ ਬੀਜ ਦਾ ਕੁੱਲ ਲਾਗਤ ਮੁੱਲ 2475 ਰੁਪਏ ਪ੍ਰਤੀ ਕੁਇੰਟਲ ਬਣਦਾ ਹੈ ਜਦਕਿ ਮਾਰਕਿਟ ਵਿਚ ਕਣਕ ਦਾ ਤਸਦੀਕਸ਼ਾਦਾ ਬੀਜ 3000 ਰੁਪਏ ਪ੍ਰਤੀ

ਕੁਇੰਟਲ ਤੋਂ ਵੀ ਉੱਪਰ ਵਿਕ ਰਹੇ ਸਨ। ਇਨ੍ਹਾਂ ਅੰਕਡਿਆਂ ਤੋਂ ਪ੍ਰਤੱਖ ਹੋ ਜਾਂਦਾ ਹੈ ਕਿ ਬੀਜ ਉਤਪਾਦਨ ਅਤੇ ਖਾਸ ਕਰਕੇ ਹਾਈਬਿੰਡ ਬੀਜ ਉਤਪਾਦਨ ਬਹੁਤ ਲਾਭਕਾਰੀ ਧੰਦਾ ਹੈ। ਤਸਦੀਕਸ਼ੁਦਾ ਬੀਜਾਂ ਦੀ ਬਹੁਤ ਮੰਗ ਹੈ। ਪਿਛਲੇ ਕੁਝ ਸਾਲਾਂ ਤੋਂ ਪੰਜਾਬ ਸਰਕਾਰ ਵੱਲੋਂ ਵੀ ਪਨਸੀਡ ਰਾਹੀਂ ਤਸਦੀਕਸ਼ੁਦਾ ਬੀਜ ਸਿੱਧੇ ਤੌਰ ਤੇ ਖਰੀਦੇ ਜਾ ਰਹੇ ਹਨ ਅਤੇ ਬੀਜ ਉਤਪਾਦਕਾਂ ਨੂੰ 500-600 ਰੁ: ਪ੍ਰਤੀ ਕੁਇੰਟਲ ਦੇ ਹਿਸਾਬ ਕਣਕ ਦੇ ਬੀਜਾਂ ਉੱਪਰ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਧੰਦੇ ਵਿਚ ਕੁਝ ਪ੍ਰਤਰੇ ਜਾ ਨੁਕਸਾਨ ਹੋਣ ਦਾ ਡਰ ਵੀ ਹੈ ਜਿਵੇਂ ਕਿ ਬੀਜ ਅਣਵਿਕਿਆ ਰਹਿ ਸਕਦਾ ਹੈ ਜਾਂ ਫੇਲ੍ਹ ਹੋ ਸਕਦਾ ਹੈ ਪਰ ਅਣਵਿਕਿਆ ਰਹਿਣ ਦੀ ਸੰਭਾਵਨਾ ਬਹੁਤ ਘੱਟ ਹੈ ਕਿਉਂਕਿ ਬੀਜ ਦੀ ਜਿੰਨੀ ਮੰਗ ਹੈ ਉਹ ਪੂਰੀ ਨਹੀਂ ਹੋ ਰਹੀ। ਸੱਚ ਤਾਂ ਇਹ ਹੈ ਕਿ ਬੀਜ ਉਤਪਾਦਨ ਦਾ ਧੰਦਾ ਕਿਸਾਨਾਂ ਲਈ ਇਕ ਵਰਦਾਨ ਹੈ, ਖੁਸ਼ਹਾਲੀ ਦਾ ਮਾਰਗ ਹੈ ਅਤੇ ਇਸ ਨੂੰ ਅਪਣਾਉਣਾ ਚਾਹੀਦਾ ਹੈ।

### ਅਭਿਆਸ

#### (ਉ) ਇੱਕ-ਦੋ ਸ਼ਬਦਾਂ ਵਿੱਚ ਉੱਤਰ ਦਿਓ :

1. ਕਣਕ ਦੀਆਂ ਦੋ ਮੈਕਸੀਕਣ ਕਿਸਮਾਂ ਦੇ ਨਾਂ ਲਿਖੋ।
2. ਬੀਜ ਸਾਡ ਕਰਨ ਵਾਲੀ ਮਸ਼ੀਨ ਦਾ ਨਾਂ ਲਿਖੋ।
3. ਕਣਕ ਦੀਆਂ ਦੋ ਨਵੀਆਂ ਸੁਧਰੀਆਂ ਕਿਸਮਾਂ ਦੇ ਨਾਂ ਲਿਖੋ।
4. ਤਸਦੀਕਸ਼ੁਦਾ ਬੀਜ ਦੇ ਥੈਲੇ ਉੱਪਰ ਕਿੰਨੇ ਟੈਗ ਲੱਗਦੇ ਹਨ?
5. ਬੁਨਿਆਦੀ ਬੀਜ ਉੱਪਰ ਕਿਸ ਰੰਗ ਦਾ ਟੈਗ ਲਗਦਾ ਹੈ?
6. ਟੀ. ਐਲ. ਬੀਜ ਦਾ ਪੂਰਾ ਨਾਂ ਲਿਖੋ।
7. ਬੀਜ ਕਾਨੂੰਨ ਕਿਹੜੇ ਸਾਲ ਵਿਚ ਬਣਿਆ ਸੀ?
8. ਕਣਕ ਦੇ ਤਸਦੀਕਸ਼ੁਦਾ ਬੀਜ ਦੀ ਘੱਟੋ-ਘੱਟ ਕਿੰਨੀ ਉੱਗਣ ਸ਼ਕਤੀ ਹੋਣੀ ਚਾਹੀਦੀ ਹੈ?
9. ਝੋਨੇ ਦੇ ਤਸਦੀਕਸ਼ੁਦਾ ਬੀਜ ਦੀ ਘੱਟੋ-ਘੱਟ ਕਿੰਨੀ ਸ਼ੁੱਧਤਾ ਹੁੰਦੀ ਹੈ?
10. ਨਰਮੇ ਦੇ ਕਿਸੇ ਇਕ ਜੱਦੀ-ਪੁਸ਼ਤੀ ਗੁਣ ਦਾ ਨਾਂ ਲਿਖੋ।

#### (ਅ) ਇੱਕ-ਦੋ ਵਾਕਾਂ ਵਿੱਚ ਉੱਤਰ ਦਿਓ :

1. ਬੀਜ ਕਾਨੂੰਨ ਦੇ ਕੀ ਉਦੇਸ਼ ਹਨ ਅਤੇ ਇਹ ਕਦੋਂ ਲਾਗੂ ਕੀਤਾ ਗਿਆ ਸੀ?
2. ਨਰਮੇ ਦੀ ਡਸਲ ਦੇ ਦੋ ਜੱਦੀ-ਪੁਸ਼ਤੀ ਗੁਣ ਲਿਖੋ।
3. ਬੁਨਿਆਦੀ ਬੀਜ ਤੋਂ ਕੀ ਭਾਵ ਹੈ?
4. ਬੀਜ ਨੂੰ ਪ੍ਰਮਾਣਿਤ ਕਰਨ ਵਾਲੀ ਸੰਸਥਾ ਦਾ ਪੂਰਾ ਨਾਂ ਲਿਖੋ।
5. ਕਣਕ ਦੀ ਡਸਲ ਦੇ ਤਿੰਨ ਮਹੱਤਵਪੂਰਨ ਜੱਦੀ-ਪੁਸ਼ਤੀ ਗੁਣ ਦੱਸੋ?
6. ਬਰੀਡਰ ਬੀਜ ਕਿਸ ਸੰਸਥਾ ਵੱਲੋਂ ਤਿਆਰ ਕੀਤਾ ਜਾਂਦਾ ਹੈ?

7. ਬੀਜ ਦੇ ਕੋਈ ਤਿੰਨ ਬਾਹਰੀ ਦਿੱਖ ਵਾਲੇ ਗੁਣਾਂ ਬਾਰੇ ਲਿਖੋ।
8. ਤਸਦੀਕਸ਼ਦਾ ਬੀਜ ਦੀ ਪਰਿਭਾਸ਼ਾ ਲਿਖੋ।
9. ਬੀਜ ਉਤਪਾਦਨ ਵਿਚ ਵੱਖਰੇ-ਪਣ ਦੀ ਦੂਜੀ ਦੀ ਕੀ ਮਹੱਤਤਾ ਹੈ?
10. ਓਪਰੇ ਪੌਦਿਆਂ ਨੂੰ ਬੀਜ ਡਸਲ ਵਿਚੋਂ ਕੱਢਣਾ ਕਿਉਂ ਜ਼ਰੂਰੀ ਹੈ?

**(੯) ਚਾਰ-ਪੰਜ ਵਾਕਾਂ ਵਿੱਚ ਉੱਤਰ ਦਿਓ :**

1. ਜੱਦੀ-ਪੁਸ਼ਤੀ ਅਤੇ ਬਾਹਰੀ ਦਿੱਖ ਵਾਲੇ ਗੁਣਾਂ ਵਿੱਚ ਕੀ ਅੰਤਰ ਹੈ?
2. ਬੀਜ ਡਸਲ ਦੇ ਕੋਈ ਤਿੰਨ ਮਿਆਰ ਲਿਖੋ।
3. ਤਸਦੀਕਸ਼ਦਾ ਬੀਜ ਦੇ ਮਿਆਰਾਂ ਬਾਰੇ ਚਾਨਣਾ ਪਾਓ।
4. ਵਪਾਰਕ ਪੱਧਰ ਤੇ ਤਸਦੀਕਸ਼ਦਾ ਬੀਜ ਉਤਪਾਦਨ ਕਰਨ ਲਈ ਤਗੀਕਾ ਲਿਖੋ।
5. ਤਸਦੀਕਸ਼ਦਾ ਬੀਜ ਉਤਪਾਦਨ ਦਾ ਕਾਰੋਬਾਰ ਕਰਨ ਲਈ ਮਹੱਤਵਪੂਰਨ ਨੁਕਤਿਆਂ ਤੇ ਚਾਨਣਾ ਪਾਓ।

★ ★ ★ ★ ★

## ਪਾਠ-10

### ਫਸਲਾਂ ਲਈ ਲਾਭਦਾਇਕ ਅਤੇ ਹਾਨੀਕਾਰਕ ਜੀਵ

ਜੀਵ-ਜੰਤੂ ਸਾਡੇ ਵਾਤਾਵਰਣ ਦਾ ਅਨਿਖੜਵਾਂ ਹਿੱਸਾ ਹਨ। ਕੁਝ ਜੀਵਾਂ ਦਾ ਖੇਤੀਬਾੜੀ ਲਈ ਲਾਭਦਾਇਕ ਅਤੇ ਕੁਝ ਜੀਵਾਂ ਦਾ ਹਾਨੀਕਾਰਕ ਪ੍ਰਭਾਵ ਹੈ। ਇਸ ਲੇਖ ਵਿੱਚ ਕੁਝ ਪੰਛੀਆਂ ਦਾ ਵਰਣਨ ਹੈ ਜੋ ਖੇਤੀਬਾੜੀ ਲਈ ਲਾਹੌਰਵੰਦ ਹਨ। ਇਸ ਦੇ ਨਾਲ ਕੁਝ ਅਜਿਹੇ ਪੰਛੀ ਜਾਂ ਚੂਹਿਆਂ ਦੀਆਂ ਕਿਸਮਾਂ ਜਿਹੜੇ ਖੇਤਾਂ ਵਿੱਚ ਨੁਕਸਾਨ ਕਰਦੇ ਹਨ, ਉਹਨਾਂ ਤੋਂ ਫਸਲਾਂ ਨੂੰ ਬਚਾਅ ਦੇ ਢੰਗਾਂ ਦਾ ਜ਼ਿਕਰ ਕੀਤਾ ਗਿਆ ਹੈ।

#### (1) ਲਾਭਦਾਇਕ ਜੀਵ :

ਲਾਭਦਾਇਕ ਜੀਵਾਂ ਦੀ ਸ਼੍ਰੇਣੀ ਵਿੱਚ ਕੀੜੇ-ਮਕੌੜੇ ਅਤੇ ਚੂਹੇ ਖਾਣ ਵਾਲੇ ਪੰਛੀ ਸ਼ਾਮਿਲ ਹਨ। ਸਾਡੇ ਦੇਸ਼ ਵਿੱਚ ਮਿਲਦੇ ਪੰਛੀਆਂ ਵਿੱਚੋਂ ਤਕਰੀਬਨ 98% ਪੰਛੀਆਂ ਦੀਆਂ ਜਾਤੀਆਂ ਕਿਸਾਨਾਂ ਲਈ ਲਾਹੌਰਵੰਦ ਹਨ। ਇਨ੍ਹਾਂ ਵਿੱਚੋਂ ਕੁਝ ਦੇ ਨਾਮ ਹਨ: ਕੋਤਵਾਲ, ਟਟੀਰੀ, ਗੁਟਾਰ, ਨੀਲਕੰਠ, ਉੱਲੂ, ਗਾਏ ਬਗਲਾ ਅਤੇ ਚੱਕੀਰਾਹਾ। ਕੀੜੇ-ਮਕੌੜੇ ਖਾਣ ਵਾਲੇ ਪੰਛੀ ਜਿਵੇਂ ਕਿ ਨੀਲਕੰਠ, ਟਟੀਰੀ, ਗਾਏ ਬਗਲਾ, ਚੱਕੀਰਾਹਾ, ਛੋਟਾ ਉੱਲੂ, ਚੁਗਲ, ਕੋਤਵਾਲ, ਗੁਟਾਰਾਂ ਅਤੇ ਹੋਰ ਛੋਟੇ ਪੰਛੀ ਅਣਗਿਣਤ ਹਾਨੀਕਾਰਕ ਕੀੜੇ-ਮਕੌੜਿਆਂ ਨੂੰ ਖੁਰਾਕ ਬਣਾਉਂਦੇ ਹਨ। ਇਥੋਂ ਤੱਕ ਕਿ ਅਨਾਜ ਖਾਣ ਵਾਲੀਆਂ ਚਿੜੀਆਂ ਅਤੇ ਬਿਜ਼ਿੜੀਆਂ ਵਰਗੇ ਪੰਛੀ ਵੀ ਆਪਣੇ ਬੱਚਿਆਂ ਨੂੰ ਬਹੁਤ ਸਾਰੇ ਕੀੜੇ-ਮਕੌੜੇ ਖੁਆਉਂਦੇ ਹਨ। ਚਿੜੀਆਂ ਦਾ ਇੱਕ ਜੋੜਾ ਇੱਕ ਦਿਨ ਵਿੱਚ ਤਕਰੀਬਨ 250 ਵਾਰ ਆਪਣੇ ਬੱਚਿਆਂ ਨੂੰ ਚੋਰਾ ਖੁਆਉਂਦਾ ਹੈ। ਸ਼ਿਕਾਰੀ ਪੰਛੀ, ਜਿਵੇਂ ਕਿ ਉੱਲੂ, ਬਾਜ਼, ਇੱਲਾਂ ਅਤੇ ਉਕਾਬ ਬਹੁਤ ਮਾਤਰਾ ਵਿੱਚ ਚੂਹੇ ਖਾਂਦੇ ਹਨ। ਆਮ ਤੌਰ ਤੇ ਇੱਕ ਉੱਲੂ ਇੱਕ ਦਿਨ ਵਿੱਚ 4-5 ਚੂਹੇ ਖਾ ਜਾਂਦਾ ਹੈ। ਇਹਨਾਂ ਕਾਰਨਾਂ ਕਰਕੇ ਲਾਭਦਾਇਕ ਪੰਛੀਆਂ ਨੂੰ ਮਾਰਨਾ ਨਹੀਂ ਚਾਹੀਦਾ। ਸਗੋਂ ਇਹਨਾਂ ਪੰਛੀਆਂ ਨੂੰ ਫਸਲਾਂ ਵੱਲ ਕਈ ਤਰੀਕਿਆਂ ਨਾਲ ਆਕਰਸ਼ਿਤ ਕਰਨਾ ਚਾਹੀਦਾ ਹੈ। ਕੁਝ ਲਾਭਦਾਇਕ ਪੰਛੀਆਂ ਬਾਰੇ ਹੇਠਾਂ ਦੱਸਿਆ ਗਿਆ ਹੈ:

- (i) **ਨੀਲ ਕੰਠ:** ਇਸ ਦੀ ਲਾਲ ਭੂਰੇ ਰੰਗ ਦੀ ਛਾਤੀ ਅਤੇ ਹਲਕਾ ਪੀਲਾ ਪੇਟ ਹੁੰਦਾ ਹੈ। ਇਹ ਕਬੂਤਰ ਦੇ ਆਕਾਰ ਜਿੰਨਾ ਹੁੰਦਾ ਹੈ। ਇਸ ਪੰਛੀ ਦੀ ਖੁਰਾਕ ਕੀੜੇ-ਮਕੌੜੇ ਆਦਿ ਹਨ। ਇਹ ਪੰਛੀ ਆਪਣਾ ਆਲੂਣਾ ਦਰਖਤਾਂ ਦੀਆਂ ਥੋੜ੍ਹਾਂ ਵਿੱਚ ਬਣਾਉਂਦਾ ਹੈ।



ਚਿੱਤਰ 10.1 ਨੀਲ ਕੰਠ

- (ii) **ਟਟੀਰੀ** : ਇਸ ਪੰਛੀ ਦਾ ਰੰਗ ਉੱਪਰੋਂ ਸੁਨਹਿਰੀ ਭੂਰਾ ਅਤੇ ਥੱਲਿਓਂ ਸਫੈਦ ਹੁੰਦਾ ਹੈ। ਇਸ ਪੰਛੀ ਦਾ ਸਿਰ, ਛਾਤੀ ਅਤੇ ਗਰਦਨ ਕਾਲੇ ਰੰਗ ਦੀ ਹੁੰਦੀ ਹੈ। ਇਸ ਪੰਛੀ ਦੀ ਮੁਰਾਕ ਕੀੜੇ-ਮਕੌੜੇ ਅਤੇ ਘੋਗੇ ਆਦਿ ਹਨ। ਇਹ ਪੰਛੀ ਆਪਣਾ ਆਲੂਣਾ ਜ਼ਮੀਨ ਤੇ ਬਣਾਉਂਦਾ ਹੈ।



ਚਿੱਤਰ 10.2 ਟਟੀਰੀ

- (iii) **ਗਾਏ ਬਗਲਾ** : ਇਸ ਪੰਛੀ ਦਾ ਰੰਗ ਸਫੈਦ ਹੈ ਅਤੇ ਪੀਲੇ ਰੰਗ ਦੀ ਚੁੱਝ ਹੁੰਦੀ ਹੈ। ਇਸ ਪੰਛੀ ਨੂੰ ਅਕਸਰ ਵਾਹੀ ਦੇ ਵੇਲੇ, ਟਰੈਕਟਰ ਜਾਂ ਬਲਦਾਂ ਦੇ ਪਿੱਛੇ ਜ਼ਮੀਨ ਵਿੱਚਾਂ ਕੀੜਿਆਂ ਆਦਿ ਨੂੰ ਲੱਭ ਕੇ ਖਾਂਦਿਆਂ ਦੇਖਿਆ ਜਾ ਸਕਦਾ ਹੈ। ਇਹ ਪੰਛੀ ਆਪਣੇ ਆਲੂਣੇ ਝੂੰਡਾਂ ਵਿੱਚ ਦਰਖਤਾਂ ਦੇ ਉੱਪਰ ਬਣਾਉਂਦੇ ਹਨ।



ਚਿੱਤਰ 10.3 ਗਾਏ ਬਗਲਾ

- (iv) **ਛੋਟਾ ਉੱਲੂ / ਚੁਗਲ** : ਇਸ ਪੰਛੀ ਦਾ ਰੰਗ ਸਲੇਟੀ ਭੂਰਾ ਹੁੰਦਾ ਹੈ। ਇਸ ਉੱਤੇ ਚਿੱਟੇ ਰੰਗ ਦੇ ਧੱਬੇ ਹੁੰਦੇ ਹਨ। ਇਸ ਦੀਆਂ ਅੱਖਾਂ ਪੀਲੇ ਰੰਗ ਦੀਆਂ ਹੁੰਦੀਆਂ ਹਨ। ਇਸ ਮਿੱਤਰ ਪੰਛੀ ਦੀ ਮੁਰਾਕ ਕੀੜੇ-ਮਕੌੜੇ ਆਦਿ ਹਨ। ਚੁਗਲ ਆਪਣਾ ਆਲੂਣਾ ਦਰਖਤਾਂ ਦੀਆਂ ਥੋੜ੍ਹਾਂ ਵਿੱਚ ਬਣਾਉਂਦਾ ਹੈ।



ਚਿੱਤਰ 10.4 ਛੋਟਾ ਉੱਲੂ / ਚੁਗਲ

- (v) **ਚੱਕੀਰਾਹਾ** : ਇਸ ਦੇ ਖੰਬਾਂ, ਪੂਛ ਅਤੇ ਸਰੀਰ ਦੇ ਉੱਪਰਲੇ ਪਾਸੇ ਸਫੈਦ ਅਤੇ ਕਾਲੇ ਰੰਗ ਦੀਆਂ ਧਾਰੀਆਂ ਹੁੰਦੀਆਂ ਹਨ। ਇਸ ਦੇ ਸਿਰ ਤੇ ਕਲਗੀ ਹੁੰਦੀ ਹੈ ਅਤੇ ਇਸ ਦੀ ਲੰਬੀ ਤਿੱਖੀ ਅਤੇ ਥੋੜ੍ਹੀ ਜਿਹੀ ਵਿੰਗੀ ਚੁੱਝ ਹੁੰਦੀ ਹੈ। ਇਹ ਪੰਛੀ ਆਪਣਾ ਆਲੂਣਾ ਦਰਖਤਾਂ ਦੀਆਂ ਥੋੜ੍ਹਾਂ ਵਿੱਚ ਬਣਾਉਂਦਾ ਹੈ। ਚੱਕੀਰਾਹਾ ਦੀ ਮੁਰਾਕ ਕੀੜੇ-ਮਕੌੜੇ ਆਦਿ ਹਨ।



ਚਿੱਤਰ 10.5 ਚੱਕੀਰਾਹਾ

## **ਸਾਨੂੰ ਆਪਣੇ ਚੌਂਗਰਦੇ ਵਿੱਚ ਪੰਛੀਆਂ ਨੂੰ ਬਚਾਉਣ ਲਈ ਹੇਠ ਲਿਖੇ ਉਪਰਾਲੇ ਕਰਨੇ ਚਾਹੀਏ ਹਨ:**

- (ੳ) ਰਵਾਇਤੀ ਦਰਮਤ ਜਿਵੇਂ ਕਿ ਪਿੱਪਲ, ਬੋਹੜ, ਟਾਹਲੀ, ਕਿੱਕਰ ਅਤੇ ਤੂਤ ਆਦਿ ਲਗਾਉਣੇ ਚਾਹੀਏ ਹਨ।
- (ਅ) ਲੱਕੜ ਅਤੇ ਮਿੱਟੀ ਦੇ ਬਣੇ ਬਣਾਵਟੀ ਆਲੂਣੇ ਲਾ ਕੇ ਪੰਛੀਆਂ ਨੂੰ ਆਲੂਣਿਆਂ ਦੀਆਂ ਬਾਵਾਂ ਮੁਹੱਈਆ ਕਰਨੀਆਂ ਚਾਹੀਦੀਆਂ ਹਨ।

### **(2) ਹਾਨੀਕਾਰਕ ਜੀਵ :**

ਹਾਨੀਕਾਰਕ ਜੀਵਾਂ ਵਿੱਚ ਚੂਹੇ ਪ੍ਰਮੁੱਖ ਹਨ। ਚੂਹੇ ਫਸਲਾਂ ਦਾ ਭਾਰੀ ਨੁਕਸਾਨ ਕਰਦੇ ਹਨ। ਚੂਹਿਆਂ ਦੁਆਰਾ ਜ਼ਿਆਦਾ ਨੁਕਸਾਨ ਫਸਲ ਦੇ ਉੱਗਣ ਅਤੇ ਪੱਕਣ ਵੇਲੇ ਹੁੰਦਾ ਹੈ। ਕਣਕ ਦੇ ਉੱਗਣ ਅਤੇ ਪੱਕਣ ਵੇਲੇ ਚੂਹਿਆਂ ਦੁਆਰਾ ਨੁਕਸਾਨ ਕ੍ਰਮਵਾਰ 2.9% ਤੇ 4.5% ਹੈ। ਮਟਰਾਂ ਵਿੱਚ ਇਹ ਨੁਕਸਾਨ ਤਕਰੀਬਨ 1.1% ਪੱਕਣ ਵੇਲੇ ਅਤੇ ਸਿਆਲੂ ਮੱਕੀ ਦੇ ਉੱਗਣ ਵੇਲੇ 10.7% ਹਨ। ਕਣਕ ਦੇ ਜਿੰਨ੍ਹਾਂ ਖੇਤਾਂ ਦੇ ਨੇੜੇ ਕਮਾਦ ਦੇ ਖੇਤ, ਨਹਿਰ ਜਾਂ ਸੜਕ ਲੱਗਦੀ ਹੈ, ਉਨ੍ਹਾਂ ਬਾਵਾਂ ਤੇ ਕਣਕ ਦੇ ਪੱਕਣ ਤੱਕ 25% ਤੱਕ ਨੁਕਸਾਨ ਹੋ ਸਕਦਾ ਹੈ। ਹੇਠਾਂ ਕੁਝ ਚੂਹਿਆਂ ਦੀਆਂ ਕਿਸਮਾਂ ਬਾਰੇ ਅਤੇ ਉਨ੍ਹਾਂ ਦੇ ਰੋਕਥਾਮ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ।

#### **1. ਚੂਹਿਆਂ ਦੀਆਂ ਕਿਸਮਾਂ :**

ਪੰਜਾਬ ਦੇ ਖੇਤਾਂ ਵਿੱਚ ਮੁੱਖ ਤੌਰ ਤੇ 8 ਕਿਸਮਾਂ ਦੇ ਚੂਹੇ ਅਤੇ ਚੂਹੀਆਂ ਮਿਲਦੀਆਂ ਹਨ। ਇਹਨਾਂ ਵਿੱਚ ਅੰਨ੍ਹਾ ਚੂਹਾ, ਨਰਮ ਚਮੜੀ ਵਾਲਾ ਚੂਹਾ, ਝਾੜੀਆਂ ਦਾ ਚੂਹਾ, ਭੂਰਾ ਚੂਹਾ, ਘਰਾਂ ਦੀ ਚੂਹੀ, ਖੇਤਾਂ ਦੀ ਚੂਹੀ ਅਤੇ ਭੂਰੀ ਚੂਹੀ ਵਿਸ਼ੇਸ਼ ਹਨ। ਇਨ੍ਹਾਂ ਵਿੱਚੋਂ ਅੰਨ੍ਹਾ ਚੂਹਾ ਅਤੇ ਨਰਮ ਚਮੜੀ ਵਾਲਾ ਚੂਹਾ ਕਣਕ-ਝੋਨਾ ਤੇ ਗੰਨਾ ਉਗਾਉਣ ਵਾਲੇ ਇਲਾਕੇ ਤੇ ਬੇਟ ਦੇ ਇਲਾਕੇ ਵਿੱਚ ਜ਼ਿਆਦਾ ਹੁੰਦਾ ਹੈ। ਝਾੜੀਆਂ ਦਾ ਚੂਹਾ ਅਤੇ ਭੂਰਾ ਚੂਹਾ ਰੇਤਲੇ ਤੇ ਖੁਸ਼ਕ ਇਲਾਕਿਆਂ ਵਿੱਚ ਹੁੰਦਾ ਹੈ। ਨਰਮ ਚਮੜੀ ਵਾਲਾ ਕੱਲਰੀ ਜ਼ਮੀਨ ਵਿੱਚ ਅਤੇ ਝਾੜੀਆਂ ਦਾ ਚੂਹਾ ਕੰਢੀ ਦੇ ਇਲਾਕੇ (ਜ਼ਿਲ੍ਹਾ ਹੁਸ਼ਿਆਰਪੁਰ) ਵਿੱਚ ਜ਼ਿਆਦਾ ਹੁੰਦਾ ਹੈ।

#### **2. ਚੂਹਿਆਂ ਦੀ ਰੋਕਥਾਮ :**

ਚੂਹਿਆਂ ਦੀ ਰੋਕਥਾਮ ਲਈ ਹੇਠ ਲਿਖੇ ਤਰੀਕੇ ਵਰਤੇ ਜਾਂਦੇ ਹਨ :-

##### **(ੳ) ਮਸ਼ੀਨੀ ਤਰੀਕੇ**

- (i) **ਚੂਹਿਆਂ ਨੂੰ ਮਾਰਨਾ :** ਫਸਲਾਂ ਦੀ ਕਟਾਈ ਤੋਂ ਬਾਅਦ ਰੌਣੀ ਵੇਲੇ ਪਾਣੀ ਨਾਲ ਭਰੀਆਂ ਖੁੱਡਾਂ ਵਿੱਚੋਂ ਨਿਕਲਦੇ ਚੂਹਿਆਂ ਨੂੰ ਡੰਡਿਆਂ ਨਾਲ ਮਾਰੋ।
- (ii) **ਪਿੰਜਰਿਆਂ ਦੀ ਵਰਤੋਂ :** ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਵਿਕਸਿਤ ਦੋ

ਖਾਨਿਆਂ ਵਾਲਾ ਪਿੰਜਰਾ ਵਰਤੋ। ਇਸ ਪਿੰਜਰੇ ਦਾ ਦਾਖਲ ਰਸਤਾ ਗੋਲ ਨਲੀ ਦੇ ਆਕਾਰ ਦਾ ਹੁੰਦਾ ਹੈ। ਇਸ ਨਾਲ ਇੱਕੋ ਸਮੇਂ ਕਈ ਚੂਹੇ ਫੜੇ ਜਾ ਸਕਦੇ ਹਨ। ਹੋਰ ਵੀ ਕਈ ਤਰ੍ਹਾਂ ਦੇ ਪਿੰਜਰੇ ਮਾਰਕਿਟ ਵਿੱਚ ਮਿਲਦੇ ਹਨ। ਪਿੰਜਰਿਆਂ ਨੂੰ ਮੁਸ਼ਕ ਰਹਿਤ ਚੰਗੀ ਤਰ੍ਹਾਂ ਧੋ ਕੇ ਵਰਤਣਾ ਚਾਹੀਦਾ ਹੈ। ਚੂਹਿਆਂ ਦੇ ਨੁਕਸਾਨ ਵਾਲੀਆਂ ਥਾਵਾਂ ਅਤੇ ਖੇਤਾਂ ਵਿੱਚ ਚੂਹਿਆਂ ਦੇ ਆਉਣ ਜਾਣ ਵਾਲੇ ਰਸਤਿਆਂ ਤੇ ਘੱਟੋ-ਘੱਟ 16 ਪਿੰਜਰੇ ਪ੍ਰਤੀ ਏਕੜ ਦੇ ਹਿਸਾਬ ਨਾਲ ਰੱਖਣੇ ਚਾਹੀਦੇ ਹਨ। ਘਰਾਂ, ਗੋਦਾਮਾਂ, ਮੁਰਗੀ ਖਾਨਿਆਂ ਵਿੱਚ ਇੱਕ ਪਿੰਜਰਾ ਪ੍ਰਤੀ 4 ਤੋਂ 8 ਵਰਗ ਮੀਟਰ ਦੇ ਹਿਸਾਬ ਨਾਲ ਰੱਖਣਾ ਚਾਹੀਦਾ ਹੈ। ਇਹ ਪਿੰਜਰੇ ਕਮਰਿਆਂ ਦੀਆਂ ਨੁੱਕਰਾਂ, ਦੀਵਾਰਾਂ ਦੇ ਨਾਲ, ਅਨਾਜ ਸਾਂਭਣ ਵਾਲੇ ਢੋਲਾਂ ਅਤੇ ਬੁਖਾਰਿਆਂ ਦੇ ਪਿੱਛੇ ਰੱਖੋ। ਕੋਲਡ ਸਟੋਰਾਂ ਵਿੱਚ ਪਿੰਜਰੇ ਕਿਸੇ ਅਖਬਾਰ ਦੇ ਕਾਗਜ਼ ਵਿੱਚ ਲਪੇਟ ਕੇ ਰੱਖੋ।

- (iii) ਗੋਝ ਪਾਉਣਾ : ਵਧੇਰੇ ਚੂਹੇ ਫੜਨ ਲਈ ਚੂਹਿਆਂ ਨੂੰ ਪਿੰਜਰਿਆਂ ਵਿੱਚ ਗਿਆਉਣਾ ਚਾਹੀਦਾ ਹੈ। ਹਰ ਪਿੰਜਰੇ ਵਿੱਚ 10-15 ਗ੍ਰਾਮ ਬਾਜ਼ਰਾ, ਜੁਆਰ ਜਾਂ ਕਣਕ ਦਾ ਦਲੀਆ, ਜਿਸ ਵਿੱਚ 2% ਪੀਸੀ ਹੋਈ ਖੰਡ ਅਤੇ 2% ਮੂੰਗਾਫਲੀ ਜਾਂ ਸੂਰਜਮੁਖੀ ਦਾ ਤੇਲ ਮਿਲਿਆ ਹੋਵੇ। ਪਿੰਜਰਿਆਂ ਦਾ ਮੂੰਹ ਖੁੱਲ੍ਹਾ ਰੱਖ ਕੇ ਇਹ ਮਿਸ਼ਰਣ ਦੋ ਜਾਂ ਤਿੰਨ ਦਿਨਾਂ ਤੱਕ ਰੱਖਣਾ ਚਾਹੀਦਾ ਹੈ।
- (iv) ਚੂਹਿਆਂ ਨੂੰ ਫੜਨਾ : ਗੋਝ ਪਾਉਣ ਤੋਂ ਬਾਅਦ ਚੂਹਿਆਂ ਨੂੰ ਫੜਨ ਲਈ ਪਿੰਜਰੇ ਅੰਦਰ ਅਤੇ ਇਸ ਦੇ ਨਲੀਦਾਰ ਰਸਤੇ ਉੱਪਰ ਕਾਗਜ਼ ਦੇ ਟੁਕੜੇ ਉੱਪਰ ਚੁਟਕੀ ਕੁ ਬਾਜ਼ਰਾ ਜਾਂ ਜਵਾਰ ਦੇ ਦਾਣੇ ਜਾਂ ਕਣਕ ਦਾ ਦਲੀਆ ਰੱਖ ਕੇ ਪਿੰਜਰੇ ਨੂੰ ਬੰਦ ਕਰ ਦੇਵੋ। ਫੜੇ ਹੋਏ ਚੂਹਿਆਂ ਨੂੰ ਪਾਣੀ ਵਿੱਚ ਡੁਬੋ ਕੇ ਮਾਰੋ। ਪਿੰਜਰੇ ਰੱਖਣ ਦੀ ਥਾਂ ਬਦਲਦੇ ਰਹਿਣਾ ਚਾਹੀਦਾ ਹੈ। ਪਿੰਜਰਿਆਂ ਦੀ ਵਰਤੋਂ ਘੱਟੋ-ਘੱਟ 30 ਦਿਨਾਂ ਦੇ ਵਕਫੇ ਬਾਅਦ ਕਰਨੀ ਚਾਹੀਦੀ ਹੈ।

#### (ਅ) ਰਸਾਈਟਿਕ ਤਰੀਕੇ

ਜ਼ਹਿਰੀਲਾ ਚੋਗਾ ਪਾਉਣ ਦੀ ਵਿਧੀ - ਚੂਹਿਆਂ ਲਈ ਜ਼ਹਿਰੀਲਾ ਚੋਗਾ ਬਣਾਉਣ ਲਈ ਜ਼ਿੰਕ ਫਾਸ਼ਡਾਈਡ ਅਤੇ ਬਰੋਮਾਡਾਇਲੋਨ ਜ਼ਹਿਰਾਂ ਦੀ ਵਰਤੋਂ ਕੀਤੀ ਜਾਂਦੀ ਹੈ।

- (ਉ) 2% ਜ਼ਿੰਕ ਫਾਸ਼ਡਾਈਡ (ਕਾਲੀ ਦਵਾਈ) ਵਾਲਾ ਚੋਗਾ: ਬਾਜ਼ਰਾ, ਜਵਾਰ ਜਾਂ ਕਣਕ ਦਾ ਦਲੀਆ ਜਾਂ ਇਹਨਾਂ ਸਾਰਿਆਂ ਅਨਾਜਾਂ ਦਾ ਮਿਸ਼ਰਣ ਇੱਕ ਕਿੱਲੋ ਲਵੇ, ਉਸ ਵਿੱਚ 20 ਗ੍ਰਾਮ ਤੇਲ ਤੇ 25 ਗ੍ਰਾਮ ਜ਼ਿੰਕ ਫਾਸ਼ਡਾਈਡ ਦਵਾਈ ਤਾਜ਼ਾ ਤਿਆਰ ਕਰੋ। ਇਸ ਵਿੱਚ ਕਦੇ ਪਾਣੀ ਨਾ ਮਿਲਾਓ।
- (ਅ) 0.005% ਬਰੋਮਾਡਾਇਲੋਨ ਵਾਲਾ ਚੋਗਾ : 0.25% ਤਾਕਤ ਦਾ 20 ਗ੍ਰਾਮ ਬਰੋਮਾਡਾਇਲੋਨ ਪਾਉਡਰ, 20 ਗ੍ਰਾਮ ਪੀਸੀ ਹੋਈ ਪੰਡ ਨੂੰ ਇੱਕ ਕਿੱਲੋ ਕਣਕ ਦੇ ਦਲੀਏ ਜਾਂ ਕਿਸੇ ਹੋਰ ਅਨਾਜ ਦੇ ਆਟੇ ਵਿੱਚ ਮਿਲਾਓ।

## ਚੋਗਾ ਰੱਖਣ ਦਾ ਸਮਾਂ ਤੇ ਵਿਧੀ

1. **ਮਈ-ਜੂਨ ਮਹੀਨੇ ਵਿੱਚ ਵਰਤੋਂ :** ਇਸ ਸਮੇਂ ਚੂਹਿਆਂ ਦੀਆਂ ਖੁੱਡਾਂ ਖੇਤਾਂ, ਪ੍ਰਾਲੀ ਥਾਵਾਂ ਵਿੱਚ ਆਸਾਨੀ ਨਾਲ ਲੱਭ ਜਾਂਦੀਆਂ ਹਨ। ਸ਼ਾਮ ਨੂੰ ਸਾਰੀਆਂ ਖੁੱਡਾਂ ਬੰਦ ਕਰੋ। ਅਗਲੇ ਦਿਨ ਨਵੀਆਂ ਖੁੱਡਾਂ ਵਿੱਚ 10 ਗ੍ਰਾਮ ਜ਼ਿੰਕ ਫਾਕਸਾਈਡ ਜਾਂ ਬਰੋਮਾਡਾਇਲੋਨ ਵਾਲੇ ਚੋਗੇ ਨੂੰ ਕਾਗਜ਼ ਦੀਆਂ ਢਿੱਲੀਆਂ ਪੁੜੀਆਂ ਵਿੱਚ ਤਕਰੀਬਨ 6 ਇੰਚ ਖੁੱਡ ਅੰਦਰ ਰੱਖੋ।
2. **ਅੱਧ ਫਰਵਰੀ ਅਤੇ ਸ਼ੁਰੂ ਮਾਰਚ ਦੌਰਾਨ :** ਇਹ ਸਮਾਂ ਚੂਹੇ ਮਾਰਨ ਲਈ ਬਹੁਤ ਸਹੀ ਹੈ। ਇਸ ਤੋਂ ਪਹਿਲਾਂ ਠੰਡੇ ਹੋਣ ਕਰਕੇ ਅਤੇ ਇਸ ਤੋਂ ਬਾਅਦ ਛਸਲ ਦੇ ਦੂਧੀਆ ਦਾਣੇ ਹੋਣ ਕਰਕੇ ਚੂਹੇ ਚੋਗਾ ਨਹੀਂ ਖਾਂਦੇ।
3. **ਚੂਹਿਆਂ ਨੂੰ ਗੋਝ ਪਾਉਣੀ :** ਜ਼ਿੰਕ ਫਾਸਫਾਇਡ ਦਵਾਈ ਦੀ ਵਰਤੋਂ ਸਮੇਂ ਚੂਹਿਆਂ ਨੂੰ ਗੋਝ ਪਾਉਣੀ ਜ਼ਰੂਰੀ ਹੈ। ਜਿਸ ਲਈ ਇੱਕ ਕਿਲੋ ਬਾਜ਼ਰਾ ਜਾਂ ਜੁਆਰ ਜਾਂ ਕਣਕ ਦਾ ਦਲੀਆ ਜਾਂ ਇਨ੍ਹਾਂ ਅਨਾਜਾਂ ਦਾ ਮਿਸ਼ਰਣ ਲਵੇ ਅਤੇ ਇਸ ਵਿੱਚ 20 ਗ੍ਰਾਮ ਤੇਲ ਪਾਉ। ਇਸ ਚੋਗੇ ਨੂੰ ਇੱਕ ਏਕੜ ਵਿੱਚ 40 ਥਾਵਾਂ ਤੇ 10-10 ਗ੍ਰਾਮ ਹਰ ਇੱਕ ਥਾਂ ਤੇ 2-3 ਦਿਨਾਂ ਲਈ ਰੱਖੋ। ਇਸ ਤਰ੍ਹਾਂ 1 ਕਿਲੋ ਚੋਗਾ ਢਾਈ ਏਕੜ ਲਈ ਕਾਢੀ ਹੈ। ਉਪਰੋਕਤ ਤਰੀਕੇ ਨਾਲ ਜ਼ਹਿਰੀਲਾ ਚੋਗਾ ਇੱਕ ਏਕੜ ਵਿੱਚ 40 ਥਾਵਾਂ ਤੇ 10 ਗ੍ਰਾਮ ਹਰ ਇੱਕ ਜਗ੍ਹਾ ਤੇ ਰੱਖੋ।

## ਜ਼ਹਿਰੀਲੇ ਚੋਗੇ ਦੀ ਵਰਤੋਂ ਸਬੰਧੀ ਸਾਵਧਾਨੀਆਂ :

1. ਚੂਹੇਮਾਰ ਦਵਾਈਆਂ ਤੇ ਜ਼ਹਿਰੀਲਾ ਚੋਗਾ ਬੱਚਿਆਂ ਤੇ ਪਾਲਤੂ ਜਾਨਵਰਾਂ ਦੀ ਪਹੁੰਚ ਤੋਂ ਦੂਰ ਰੱਖੋ।
2. ਚੋਗੇ ਵਿੱਚ ਜ਼ਹਿਰੀਲੀ ਦਵਾਈ ਸੋਟੀ, ਖੁਰਪਾ ਜਾਂ ਹੱਥਾਂ ਤੇ ਰਬੜ ਦੇ ਦਸਤਾਨੇ ਪਾ ਕੇ ਮਿਲਾਓ। ਜ਼ਹਿਰ ਨੂੰ ਮੂੰਹ, ਨੱਕ ਤੇ ਅੱਖਾਂ ਵਿੱਚ ਪੈਣ ਤੋਂ ਬਚਾਓ।
3. ਜ਼ਹਿਰੀਲਾ ਚੋਗਾ ਬਣਾਉਣ ਲਈ ਕਦੇ ਰਸੋਈ ਦੇ ਭਾਂਡੇ ਨਾ ਵਰਤੋ।
4. ਜ਼ਹਿਰੀਲਾ ਚੋਗਾ ਰੱਖਣ ਅਤੇ ਲਿਜਾਣ ਲਈ ਪੌਲੀਬੀਨ ਦੇ ਲਿਫਾਫੇ ਵਰਤੋ। ਇਹਨਾਂ ਲਿਫਾਫਿਆਂ ਨੂੰ ਬਾਅਦ ਵਿੱਚ ਮਿੱਟੀ ਵਿੱਚ ਦਬਾ ਦੇਵੋ।
5. ਬਚਿਆਂ ਹੋਇਆ ਚੋਗਾ ਅਤੇ ਖੇਤਾਂ ਵਿਚ ਮਰੇ ਹੋਏ ਚੂਹੇ ਇੱਕਠੇ ਕਰਕੇ ਮਿੱਟੀ ਵਿੱਚ ਦਬਾਅ ਦੇਵੋ।
6. ਜ਼ਿੰਕ ਫਾਸਫਾਇਡ ਮਨੁੱਖਾਂ ਲਈ ਬਹੁਤ ਹੀ ਹਾਨੀਕਾਰਕ ਹੈ। ਇਸ ਦਵਾਈ ਦਾ ਅਸਰ ਕੋਈ ਰਸਾਇਣ/ਦਵਾਈ ਵੀ ਹਟਾ ਨਹੀਂ ਸਕਦੀ। ਹਾਦਸਾ ਹੋਣ ਤੇ ਮਰੀਜ਼ ਦੇ ਗਲੇ ਵਿੱਚ ਉੱਗਲੀਆਂ ਮਾਰ ਕੇ ਉਲਟੀ ਕਰਾਉਣੀ ਚਾਹੀਦੀ ਹੈ। ਮਰੀਜ਼ ਨੂੰ ਤੁਰੰਤ ਡਾਕਟਰ ਕੋਲ ਲੈ ਕੇ ਜਾਓ।

ਬਰਮਾਡਾਇਲੋਨ ਦਾ ਅਸਰ ਘਟਾਉਣ ਲਈ ਵਿਟਾਮਿਨ ‘ਕੇ’ ਨਾਲ ਘੱਟ ਕੀਤਾ ਜਾ ਸਕਦਾ ਹੈ। ਇਸ ਵਿਟਾਮਿਨ ‘ਕੇ’ ਨੂੰ ਡਾਕਟਰ ਦੀ ਨਿਗਰਾਨੀ ਹੇਠ ਹੀ ਦੇਣਾ ਚਾਹੀਦਾ ਹੈ।

**(੯) ਵਾਤਾਵਰਨ ਰਾਹੀਂ ਰੋਕਬਾਮ :** ਖੇਤਾਂ ਵਿੱਚ ਨਦੀਨ, ਘਾਹ ਅਤੇ ਝਾੜੀਆਂ ਚੂਹਿਆਂ ਨੂੰ ਬੁਰਾਕ ਅਤੇ ਲੁਕਣ ਵਾਲੀਆਂ ਥਾਵਾਂ ਦਿੰਦੇ ਹਨ। ਇਸ ਲਈ ਨਦੀਨਾਂ, ਘਾਹ ਅਤੇ ਝਾੜੀਆਂ ਪੁੱਟ ਦਿਓ। ਸੜਕਾਂ, ਨਹਿਰਾਂ ਤੇ ਰੇਲਵੇ ਲਾਈਨਾਂ ਨਾਲ ਪ੍ਰਾਲੀ ਥਾਵਾਂ ਆਦਿ ਤੇ ਚੂਹੇਮਾਰ ਉਪਰਾਲੇ ਵਰਤੋਂ। ਖੇਤਾਂ ਵਿੱਚ ਵੱਟਾਂ ਅਤੇ ਖਾਲ ਦੁਬਾਰਾ ਢਾਹ ਕੇ ਬਣਾਉ ਤਾਂ ਜੋ ਪੁਰਾਣੀਆਂ ਖੁੱਡਾਂ ਪੱਤਮ ਹੋ ਜਾਣ।

**(੧੦) ਕੁਦਰਤੀ ਰੋਕਬਾਮ :** ਉੱਲੂ, ਇੱਲਾਂ, ਸ਼ਿਕਰੇ, ਬਾਜ਼, ਸੱਪ, ਬਿੱਲੀਆਂ, ਨਿਓਲੇ ਤੇ ਗਿੱਦੜ ਚੂਹਿਆਂ ਨੂੰ ਮਾਰ ਖਾਂਦੇ ਹਨ। ਇਹ ਜੀਵ ਚੂਹੇ ਦੇ ਕੁਦਰਤੀ ਦੁਸ਼ਮਣ ਹਨ।

**(੧੧) ਬਹੁਪੱਖੀ ਵਿਉਂਤਬੰਦੀ ਨਾਲ ਰੋਕਬਾਮ :** ਉਪਰੋਕਤ ਦਿੱਤੇ ਤਰੀਕਿਆਂ ਵਿੱਚੋਂ ਕਿਸੇ ਇਕ ਤਰੀਕੇ ਨਾਲ ਸਾਰੇ ਚੂਹੇ ਨਹੀਂ ਮਾਰੇ ਜਾ ਸਕਦੇ। ਇਸ ਲਈ ਫਸਲਾਂ ਦੀਆਂ ਅਲੱਗ-ਅਲੱਗ ਅਵਸਥਾਵਾਂ ਤੇ ਇੱਕ ਤੌਂ ਵੱਧ ਤਰੀਕੇ/ਬਹੁਪੱਖੀ ਵਿਉਂਤਬੰਦੀ ਨੂੰ ਅਪਣਾ ਕੇ ਚੂਹਿਆਂ ਦਾ ਪ੍ਰਾਤਮਾ ਕਰਨਾ ਚਾਹੀਦਾ ਹੈ। ਜ਼ਿੰਕ ਫਾਸਫਾਈਡ ਦਵਾਈ ਵਰਤਣ ਤੌਂ ਬਾਅਦ ਲੋੜ ਪੈਣ ਤੇ ਬਰਮਾਡਾਇਲੋਨ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇੱਕ ਖੇਤ ਵਿੱਚ ਜ਼ਿੰਕ ਫਾਸਫਾਈਡ ਦੀ ਦੁਬਾਰਾ ਵਰਤੋਂ ਘੱਟ-ਘੱਟ 2 ਮਹੀਨੇ ਦੇ ਵਕਫੇ ਤੇ ਕਰਨੀ ਚਾਹੀਦੀ ਹੈ।

**(੧੨) ਪਿੰਡ ਪੱਧਰ ਤੇ ਚੂਹੇਮਾਰ ਮੁਹਿੰਮ :** ਚੰਗੇ ਨਤੀਜੇ ਹਾਸਿਲ ਕਰਨ ਲਈ ਚੂਹੇਮਾਰ ਮੁਹਿੰਮ ਦਾ ਪਿੰਡ ਪੱਧਰ ਤੇ ਅਪਨਾਉਣਾ ਜ਼ਰੂਰੀ ਹੈ। ਇਸ ਲਈ ਬੀਜੀ ਜ਼ਮੀਨ, ਖਾਲੀ ਅਤੇ ਜੰਗਲਾਤ ਵਾਲੀਆਂ ਥਾਵਾਂ ਤੇ ਇੱਕਠੇ ਤੌਰ ਤੇ ਮੁਹਿੰਮ ਚਲਾਉਣੀ ਚਾਹੀਦੀ ਹੈ।

### (3) ਹਾਨੀਕਾਰਕ ਪੰਛੀ

ਪੰਜਾਬ ਵਿੱਚ ਮਿਲਣ ਵਾਲੇ 300 ਕਿਸਮ ਦੇ ਪੰਛੀਆਂ ਵਿੱਚੋਂ ਕੁਝ ਇੱਕ ਹੀ ਫਸਲਾਂ ਅਤੇ ਫਲਾਂ ਦਾ ਅਤੇ ਗੋਦਾਮ, ਸੈਲਰਾਂ ਅਤੇ ਮੰਡੀਆਂ ਵਿੱਚ ਦਾਣਿਆਂ ਨੂੰ ਨੁਕਸਾਨ ਕਰਦੇ ਹਨ। ਤੋਤਾ ਇੱਕ ਅਜਿਹਾ ਪੰਛੀ ਹੈ ਜੋ ਖੇਤੀ ਨੂੰ ਕੋਈ ਫਾਇਦਾ ਨਹੀਂ ਦਿੰਦਾ। ਤੋਤਾ ਸਭ ਤੌਂ ਜ਼ਿਆਦਾ ਹਾਨੀਕਾਰਕ ਪੰਛੀ ਹੈ। ਇਹ ਤਕਰੀਬਨ ਸਾਰੀਆਂ ਫਸਲਾਂ ਤੇ ਫਲਾਂ ਨੂੰ ਬਹੁਤ ਨੁਕਸਾਨ ਕਰਦਾ ਹੈ। ਇਹ ਸੂਰਜਮੁਖੀ ਲਈ ਪ੍ਰਾਸ ਤੌਰ ਤੇ ਹਾਨੀਕਾਰਕ ਹੈ। ਘੁੱਗੀਆਂ, ਕਬੂਤਰ ਅਤੇ ਬਿਜੜੇ ਗੋਦਾਮਾਂ ਅਤੇ ਸੈਲਰਾਂ ਵਿੱਚੋਂ ਸਾਲਾਨਾ ਤਕਰੀਬਨ 2.4 ਕਰੋੜ ਰੁਪਏ ਮੁੱਲ ਦਾ ਝੋਨਾ ਖਾ ਜਾਂਦੇ ਹਨ।

#### ਹਾਨੀਕਾਰਕ ਪੰਛੀਆਂ ਤੋਂ ਬਚਾਅ ਦੇ ਤਰੀਕੇ

**(੧) ਯਾਂਤਰਿਕ ਵਿਧੀ**

**1.2 ਧਮਾਕੇ ਕਰਨਾ :** ਵੱਖ-ਵੱਖ ਵਕਫੇ ਤੇ ਪੰਛੀ ਉਡਾਉਣ ਲਈ ਬੰਦੂਕ ਦੇ ਧਮਾਕੇ ਕਰੋ।

**2. ਡਰਨੇ ਦੀ ਵਰਤੋਂ ਕਰੋ :** ਡਰਨੇ ਦੀ ਵਰਤੋਂ ਬਹੁਤ ਪੁਗਾਣੇ ਸਮੇਂ ਤੋਂ ਕੀਤੀ ਜਾ ਰਹੀ ਹੈ। ਇੱਕ ਪੁਗਾਣੀ ਮਿੱਟੀ ਦੀ ਹਾਂਡੀ ਆਦਿ ਲੈ ਕੇ ਉਸ ਉੱਤੇ ਰੰਗ ਨਾਲ ਮਨੁੱਖੀ ਸਿਰ ਉਲੀਕ ਦਿੱਤਾ ਜਾਂਦਾ ਹੈ ਤੇ ਉਸ ਨੂੰ ਖੇਤ ਵਿੱਚ ਗੱਡੇ ਡੰਡਿਆਂ ਤੇ ਟਿਕਾ ਕੇ ਮਨੁੱਖੀ ਪੁਸ਼ਟਾਕ ਪੁਆ ਦਿੱਤੀ ਜਾਂਦੀ ਹੈ। ਇਸ ਨੂੰ ਮਨੁੱਖ ਸਮਝ ਕੇ ਪੰਛੀ ਖੇਤ ਦੇ ਨੇੜੇ ਨਹੀਂ ਆਉਂਦੇ। ਡਰਨੇ ਦੀ ਥਾਂ, ਦਿਸ਼ਾ ਅਤੇ ਪੁਸ਼ਟਾਕ ਦਸ ਦਿਨ ਦੇ ਵਕਫੇ ਨਾਲ ਬਦਲ ਦੇਣੀ ਚਾਹੀਦੀ ਹੈ। ਡਰਨਾ ਫਸਲ ਦੀ ਉਚਾਈ ਤੋਂ ਘੱਟੋ-ਘੱਟ ਇੱਕ ਮੀਟਰ ਉੱਚਾ ਹੋਣਾ ਚਾਹੀਦਾ ਹੈ।

**3. ਕਾਵਾਂ ਦੇ ਪੁਤਲੇ ਟੰਗਣਾ :** ਤੋਤਾ ਤੇਲ ਬੀਜ ਦਾ ਪ੍ਰਮੁੱਖ ਦੁਸ਼ਮਣ ਹੈ। ਇਸਦਾ ਕਾਵਾਂ ਨਾਲ ਤਾਲਮੇਲ ਬਹੁਤ ਘੱਟ ਹੈ। ਇਸ ਲਈ ਇੱਕ ਜਾਂ ਦੋ ਮਰੇ ਕਾਂ ਜਾਂ ਉਹਨਾਂ ਦੇ ਪੁਤਲੇ ਜ਼ਿਆਦਾ ਨੁਕਸਾਨ ਕਰਨ ਵਾਲੀਆਂ ਥਾਵਾਂ ਤੇ ਲਟਕਾਏ ਜਾਣ ਤਾਂ ਪੰਛੀਆਂ ਨੂੰ ਦੂਰ ਰੱਖਿਆ ਜਾ ਸਕਦਾ ਹੈ। ਕਾਂ ਅਤੇ ਲਾਲੀ ਤਾਂ ਇਸ ਥਾਂ ਨੂੰ ਛੱਡ ਹੀ ਜਾਣਗੇ, ਤੋਤੇ ਵੀ ਇਸ ਥਾਂ ਤੇ ਨਹੀਂ ਆਉਣਗੇ। ਫਸਲ ਦੀ ਉਚਾਈ ਤੋਂ ਇੱਕ ਮੀਟਰ ਉੱਚੀ ਸੋਟੀ ਤੇ ਲਟਕਾਏ ਮਰੇ ਕਾਂ ਦੀ ਥਾਂ ਸੱਤ ਦਿਨ ਦੇ ਵਕਫੇ ਨਾਲ ਬਦਲ ਦੇਣੀ ਚਾਹੀਦੀ ਹੈ।

**4. ਚਾਲਕ ਪੰਛੀ ਉਡਾਉਣ ਵਾਲੀ ਮਸ਼ੀਨ ਦੇ ਨਾਲ ਨਾਲ ਬੰਦੂਕ ਦੇ ਧਮਾਕੇ ਕਰਕੇ :** ਮਸ਼ੀਨ ਦੀ ਥਾਂ ਲਗਾਉਣ ਬਦਲਣ ਨਾਲ ਪੰਛੀਆਂ ਨੂੰ ਉਡਾਉਣ ਵਿੱਚ ਕਾਫ਼ੀ ਸਹਾਈ ਹੁੰਦੀ ਹੈ। ਇੱਕ ਹੋਰ ਅਸਾਨ ਤਰੀਕਾ ਹੈ। ਇਸ ਵਿੱਚ ਅਸੀਂ ਰੱਸੀ ਨਾਲ ਹਰ ਛੇ ਤੋਂ ਅੱਠ ਇੰਚ ਦੀ ਦੂਰੀ ਦੇ ਉੱਤੇ ਪਟਾਕਿਆਂ ਦੇ ਛੋਟੇ - ਛੋਟੇ ਬੰਡਲ ਬੰਨ ਦਿੰਦੇ ਹਾਂ ਅਤੇ ਰੱਸੀ ਨੂੰ ਹੇਠਲੇ ਹਿੱਸੇ ਤੋਂ ਧੁਖਾ ਦਿੰਦੇ ਹਾਂ। ਇਸ ਤਰ੍ਹਾਂ ਪਟਾਕਿਆਂ ਦੇ ਅੱਗ ਫੜਨ ਨਾਲ ਵੱਖ-ਵੱਖ ਸਮੇਂ ਤੇ ਧਮਾਕੇ ਹੁੰਦੇ ਹਨ। ਇਸ ਨਾਲ ਪੁੰਗਰ ਰਹੀ ਤੇ ਪੱਕ ਰਹੀ ਫਸਲ ਤੋਂ ਪੰਛੀਆਂ ਨੂੰ ਉਡਾਇਆ ਜਾ ਸਕਦਾ ਹੈ। ਬੀਜ ਦੇ ਪੁੰਗਰਣ ਦੀ ਅਵਸਥਾ ਸਮੇਂ ਪਟਾਕਿਆਂ ਦੀ ਰੱਸੀ ਖੇਤ ਦੇ ਵਿਚਕਾਰ ਲਟਕਾਓ, ਜਦ ਕਿ ਫਸਲ ਦੇ ਪੱਕਣ ਵੇਲੇ ਖੇਤ ਦੇ ਕੰਢੇ ਥੋੜ੍ਹੀ ਦੂਰ ਲਟਕਾਉਣੀ ਚਾਹੀਦੀ ਹੈ।

#### (ਅ) ਰਵਾਇਤੀ ਤਰੀਕੇ

1. ਸੂਰਜਮੁਖੀ ਅਤੇ ਮੱਕੀ ਵਰਗੀਆਂ ਕੀਮਤੀ ਫਸਲਾਂ ਦੇ ਆਲੇ-ਦੁਆਲੇ ਬਾਹਰਲੀਆਂ ਦੋ ਤਿੰਨ ਕਤਾਰਾਂ ਵਿੱਚ ਢੈਂਚਾ ਜਾਂ ਬਾਜਰਾ ਜਿਹੇ ਘੱਟ ਕੀਮਤੀ ਫਸਲਾਂ ਲਗਾ ਕੇ ਉਹਨਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕਦਾ ਹੈ। ਇਹ ਫਸਲ ਪੰਛੀਆਂ ਦੁਆਰਾ ਖਾਣ ਲਈ ਜ਼ਿਆਦਾ ਪਸੰਦ ਕੀਤੀਆਂ ਜਾਂਦੀਆਂ ਹਨ। ਪੰਛੀ ਪਹਿਲਾਂ ਇਸ ਫਸਲ ਨੂੰ ਖਾਂਦੇ ਹਨ। ਇਸ ਤਰ੍ਹਾਂ ਮੁੱਖ ਫਸਲ ਬਚੀ ਰਹਿ ਜਾਂਦੀ ਹੈ। ਇਸ ਤੋਂ ਇਲਾਵਾ ਇਹਨਾਂ ਫਸਲਾਂ ਦਾ ਕੱਦ ਲੰਬਾ ਹੋਣ ਕਰਕੇ ਇਹ ਹਵਾ ਰੋਕਣ ਦਾ ਕੰਮ ਵੀ ਕਰਦੀਆਂ ਹਨ ਅਤੇ ਹਨੇਰੀ-ਝੱਖੜ ਜਾਂ ਬੱਦਲਵਾਈ ਸਮੇਂ ਇਹ ਖੇਤ ਅੰਦਰਲੀ ਫਸਲ ਨੂੰ ਡਿੱਗਣ ਤੋਂ ਵੀ ਬਚਾਉਂਦੀਆਂ ਹਨ।
2. ਜਿੱਥੋਂ ਤੱਕ ਸੰਭਵ ਹੋ ਸਕੇ ਆਮ ਫਸਲਾਂ ਦੀ, ਵਿਸ਼ੇਸ਼ ਰੂਪ ਵਿੱਚ ਸੂਰਜਮੁਖੀ ਦੀ ਬਿਜਾਈ ਪੰਛੀਆਂ ਦੇ ਅਕਸਰ ਬੈਠਣ ਵਾਲੀਆਂ ਥਾਵਾਂ ਜਿਵੇਂ ਸੰਘਣੇ ਬਿਰਖਾਂ ਅਤੇ ਫਸਲ ਦੇ ਉੱਪਰੋਂ

ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਆਦਿ ਤੋਂ ਢੂਰ ਕਰਨੀ ਚਾਹੀਦੀ ਹੈ।

3. ਸੂਰਜਮੁਖੀ ਅਤੇ ਮੱਕੀ ਦੀ ਫਸਲ ਨੂੰ ਤੋਤੇ ਦੇ ਨੁਕਸਾਨ ਤੋਂ ਬਚਾਉਣ ਲਈ ਇਹਨਾਂ ਦੀ ਬਿਜਾਈ ਵੱਡੇ ਰਕਬੇ (ਘੱਟੋ-ਘੱਟ ਦੋ ਤਿੰਨ ਏਕੜ) ਵਿੱਚ ਕਰਨੀ ਚਾਹੀਦੀ ਹੈ, ਕਿਉਂਕਿ ਤੋਤਾ ਫਸਲ ਦੇ ਅੰਦਰ ਜਾ ਕੇ ਖਾਣ ਤੋਂ ਗੁਰੇਜ਼ ਕਰਦਾ ਹੈ।

## ਅਭਿਆਸ

### (ੴ) ਇੱਕ-ਦੋ ਸ਼ਬਦਾਂ ਵਿੱਚ ਉੱਤਰ ਦਿਉ :

1. ਪੰਜਾਬ ਵਿੱਚ ਕਿੰਨੀਆਂ ਕਿਸਮਾਂ ਦੇ ਚੂਹੇ ਮਿਲਦੇ ਹਨ?
2. ਝਾੜੀਆਂ ਦਾ ਚੂਹਾ ਪੰਜਾਬ ਦੇ ਕਿਹੜੇ ਇਲਾਕੇ ਵਿੱਚ ਮਿਲਦਾ ਹੈ?
3. ਸਿਆਲੂ ਮੱਕੀ ਦੇ ਉੱਗਣ ਵੇਲੇ ਚੂਹੇ ਕਿੰਨਾ ਨੁਕਸਾਨ ਕਰ ਦਿੰਦੇ ਹਨ?
4. ਜ਼ਹਿਰੀਲਾ ਚੋਗਾ ਪ੍ਰਤੀ ਏਕੜ ਕਿੰਨੀਆਂ ਥਾਵਾਂ ਤੇ ਰੱਖਣਾ ਚਾਹੀਦਾ ਹੈ?
5. ਚੂਹਿਆਂ ਨੂੰ ਖਾਣ ਵਾਲੇ ਦੋ ਮਿੱਤਰ ਪੰਛੀਆਂ ਦੇ ਨਾਂ ਦੱਸੋ।
6. ਫਸਲਾਂ ਨੂੰ ਸਭ ਤੋਂ ਵੱਧ ਨੁਕਸਾਨ ਕਿਹੜਾ ਪੰਛੀ ਪਹੁੰਚਾਉਂਦਾ ਹੈ?
7. ਡਰਨਾ ਫਸਲ ਨਾਲੋਂ ਘੱਟੋ-ਘੱਟ ਕਿੰਨਾ ਉੱਚਾ ਹੋਣਾ ਚਾਹੀਦਾ ਹੈ?
8. ਚੂਹੇ ਮਾਰਨ ਲਈ ਵਰਤੇ ਜਾਣ ਵਾਲੇ ਕਿਸੇ ਇੱਕ ਰਸਾਇਣ ਦਾ ਨਾਂ ਦੱਸੋ।
9. ਟਟੀਰੀ ਆਪਣਾ ਆਲੂਣਾ ਕਿੱਥੇ ਬਣਾਉਂਦੀ ਹੈ?
10. ਚੱਕੀਰਾਹਾ ਆਪਣੀ ਖੁਰਾਕ ਵਿੱਚ ਕੀ ਖਾਂਦਾ ਹੈ?

### (ਅ) ਇੱਕ-ਦੋ ਵਾਕਾਂ ਵਿੱਚ ਉੱਤਰ ਦਿਉ :

1. ਖੇਤੀ ਉਤਪਾਦਾਂ ਨੂੰ ਹਾਨੀਕਾਰਕ ਜੀਵਾਂ ਤੋਂ ਬਚਾਉਣ ਦੀ ਕਿਉਂ ਲੋੜ ਹੈ?
2. ਚੂਹਿਆਂ ਨੂੰ ਗੋਝ ਪਾਉਣ ਦਾ ਕੀ ਢੰਗ ਹੈ?
3. ਬਰੋਮਾਡਾਇਲੋਨ ਦੇ ਅਸਰ ਨੂੰ ਕਿਵੇਂ ਘੱਟ ਕੀਤਾ ਜਾਂਦਾ ਹੈ?
4. ਪਿੰਡ ਪੱਧਰ ਤੇ ਚੂਹੇ ਮਾਰ ਮੁਹਿੰਮ ਰਾਹੀਂ ਚੂਹਿਆਂ ਦਾ ਖਾਤਮਾ ਕਿਵੇਂ ਕੀਤਾ ਜਾਂਦਾ ਹੈ?
5. ਡਰਨੇ ਤੋਂ ਕੀ ਭਾਵ ਹੈ? ਫਸਲਾਂ ਦੀ ਰਾਖੀ ਵਿੱਚ ਇਸ ਦੀ ਕੀ ਭੂਮਿਕਾ ਹੈ?
6. ਤੋਤੇ ਤੋਂ ਤੇਲ ਬੀਜਾਂ ਵਾਲੀਆਂ ਫਸਲਾਂ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ?
7. ਸੰਘਣੇ ਦਰਬਤਾਂ ਵਾਲੀਆਂ ਥਾਵਾਂ ਦੇ ਨੇੜੇ ਸੂਰਜਮੁਖੀ ਦੀ ਫਸਲ ਕਿਉਂ ਨਹੀਂ ਬੀਜਣੀ ਚਾਹੀਦੀ?
8. ਮਿੱਤਰ ਪੰਛੀ ਫਸਲਾਂ ਦੀ ਰਾਖੀ ਵਿੱਚ ਕਿਸਾਨ ਦੀ ਕਿਵੇਂ ਮਦਦ ਕਰਦੇ ਹਨ?

9. ਗਾਏ ਬਗਲਾ ਦੀ ਪਛਾਣ ਤੁਸੀਂ ਕਿਵੇਂ ਕਰੋਗੇ?
10. ਜ਼ਹਿਰੀਲਾ ਚੋਗਾ ਵਰਤਦੇ ਸਮੇਂ ਲੋੜੀਂਦੀਆਂ ਸਾਵਧਾਨੀਆਂ ਬਾਰੇ ਤੁਸੀਂ ਕੀ ਜਾਣਦੇ ਹੋ?

**(੯) ਪੰਜ-ਛੇ ਵਾਕਾਂ ਵਿੱਚ ਉੱਤਰ ਦਿਓ :**

1. ਚੂਹੇ ਕਿੰਨੀ ਕਿਸਮ ਦੇ ਹੁੰਦੇ ਹਨ? ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਮਿਲਣ ਵਾਲੇ ਚੂਹਿਆਂ ਦਾ ਵੇਰਵਾ ਦਿਓ?
2. ਜ਼ਹਿਰੀਲਾ ਚੋਗਾ ਤਿਆਰ ਕਰਨ ਦੀਆਂ ਦੋ ਵਿਧੀਆਂ ਬਾਰੇ ਦੱਸੋ।
3. ਬਹੁ-ਪੱਖੀ ਵਿਉਂਤਬੰਦੀ ਨਾਲ ਚੂਹਿਆਂ ਦੀ ਰੋਕਖਾਮ ਕਿਵੇਂ ਕੀਤੀ ਜਾ ਸਕਦੀ ਹੈ?
4. ਪੰਛੀਆਂ ਦੇ ਫਸਲਾਂ ਦੇ ਨੁਕਸਾਨ ਨੂੰ ਬਚਾਉਣ ਦੇ ਰਵਾਇਤੀ ਤਰੀਕੇ ਕਿਹੜੇ ਹਨ?
5. ਵੱਖ-ਵੱਖ ਯਾਂਤਰਿਕ ਵਿਧੀਆਂ ਨਾਲ ਤੁਸੀਂ ਫਸਲਾਂ ਦਾ ਪੰਛੀਆਂ ਤੋਂ ਬਚਾਅ ਕਿਵੇਂ ਕਰ ਸਕਦੇ ਹੋ?

**ਯੋਗਤਾ ਵਿਸਥਾਰ**

1. ਡਰਨੇ ਦਾ ਮਾਡਲ ਤਿਆਰ ਕਰੋ।
2. ਮਿੱਤਰ ਅਤੇ ਹਾਨੀਕਾਰਕ ਪੰਛੀਆਂ ਦਾ ਚਾਰਟ ਤਿਆਰ ਕਰੋ।
3. ਸਕੂਲ ਪੱਧਰ ਤੇ ਚੂਹੇ ਮਾਰ ਮੁਹਿੰਮ ਰਾਹੀਂ ਚੂਹਿਆਂ ਦਾ ਸਫ਼ਾਇਆ ਕਰੋ।

★★★★★

## ਪਾਠ-11

### ਪੌਦਾ ਰੋਗ ਨਿਵਾਰਨ ਕਲੀਨਿਕ

ਪਸੂਆਂ ਅਤੇ ਮਨੁੱਖਾਂ ਦੇ ਹਸਪਤਾਲ ਆਮ ਤੌਰ 'ਤੇ ਹਰ ਥਾਂ ਮਿਲਦੇ ਹਨ ਪਰ ਹੁਣ ਪੌਦਿਆਂ ਦੇ ਹਸਪਤਾਲ ਵੀ ਹੋਂਦ ਵਿੱਚ ਆਉਣ ਲੱਗ ਪਏ ਹਨ। ਇਹਨਾਂ ਹਸਪਤਾਲਾਂ ਵਿੱਚ ਪੌਦਿਆਂ ਉੱਪਰ ਬੀਮਾਰੀ ਦਾ ਹਮਲਾ, ਕੀੜੇ ਦਾ ਹਮਲਾ, ਖੁਰਾਕੀ ਤੱਤਾਂ ਦੀ ਘਾਟ ਅਤੇ ਹੋਰ ਕਾਰਨਾਂ ਦਾ ਅਧਿਐਨ ਕੀਤਾ ਜਾਂਦਾ ਹੈ, ਜਿਨ੍ਹਾਂ ਕਰਕੇ ਬੁਟੇ ਲੋੜੀਂਦਾ ਝਾੜ ਦੇਣ ਤੋਂ ਅਸਮਰੱਥ ਹੋ ਜਾਂਦੇ ਹਨ। ਇਥੇ ਮਾਹਿਰਾਂ ਵੱਲੋਂ ਪੈਂਦੇ ਦੀ ਅਲਾਮਤ ਦੀ ਸ਼ਨਾਖਤ ਕਰਕੇ ਮੌਕੇ ਤੇ ਇਲਾਜ ਬਾਰੇ ਦੱਸਿਆ ਜਾਂਦਾ ਹੈ।

#### ਪੌਦਾ ਰੋਗ ਨਿਵਾਰਨ ਕਲੀਨਿਕ (ਪਲਾਂਟ ਕਲੀਨਿਕ) ਕੀ ਹੈ?

ਇਹ ਉਹ ਜਗ੍ਹਾ ਹੈ, ਜਿਥੇ ਬਿਮਾਰ ਪੌਦਿਆਂ ਦੀਆਂ ਵੱਖ-ਵੱਖ ਸਮੱਸਿਆਵਾਂ ਬਾਰੇ ਅਧਿਐਨ ਕੀਤਾ ਜਾਂਦਾ ਹੈ ਅਤੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਇਲਾਜ ਦੱਸਿਆ ਜਾਂਦਾ ਹੈ। ਮਿੱਟੀ, ਪਾਣੀ, ਮੌਸਮ, ਰਸਾਇਣਾਂ, ਕੀੜੇ-ਮਕੈੜੇ, ਫਸਲੀ ਬੀਮਾਰੀਆਂ ਆਦਿ ਦੇ ਮਾੜੇ ਅਸਰ ਦੇ ਚਿੰਨ੍ਹ ਪੌਦਿਆਂ ਉੱਤੇ ਆਪਣੇ-ਆਪ ਨਜ਼ਰ ਆਉਣ ਲੱਗ ਪੈਂਦੇ ਹਨ। ਇਨ੍ਹਾਂ ਚਿੰਨ੍ਹਾਂ ਦੀ ਪਹਿਚਾਣ ਲਈ ਇਥੇ ਪੌਦਿਆਂ ਦੇ ਸੰਭਾਲੇ ਨਮੂਨੇ (Specimen) ਜਾਂ ਉਹਨਾਂ ਦੀਆਂ ਫੋਟੋਆਂ ਆਦਿ ਵਰਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਇਲਾਜ ਜਾਂ ਸ਼ਨਾਖਤ ਵਾਸਤੇ ਲੋੜੀਂਦਾ ਸਮਾਨ ਅਤੇ ਨਮੂਨੇ ਇਥੇ ਰੱਖੇ ਜਾਂਦੇ ਹਨ।

ਪਹਿਲਾ ਪਲਾਂਟ ਬੀਮਾਰੀ ਕਲੀਨਿਕ, ਪੌਦਾ ਰੋਗ ਵਿਭਾਗ, ਪੀ. ਐ. ਯੂ. ਵਿੱਚ 1978 ਵਿੱਚ ਸ਼ੁਰੂ ਕੀਤਾ ਗਿਆ। ਫਿਰ ਸੰਨ 1993 ਵਿੱਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸੈਂਟਰਲ ਪਲਾਂਟ ਕਲੀਨਿਕ ਲੁਧਿਆਣਾ ਵਿਚ ਸਥਾਪਿਤ ਕੀਤਾ ਗਿਆ। ਕਿਸਾਨਾਂ ਦੀ ਸਹੂਲਤ ਲਈ ਅਲੱਗ-ਅਲੱਗ ਜ਼ਿਲ੍ਹਿਆਂ ਵਿੱਚ ਹੁਣ ਇਹ ਪਲਾਂਟ ਕਲੀਨਿਕ ਪੀ.ਐ.ਯੂ. ਦੇ 18 ਕ੍ਰਿਸ਼ੀ ਵਿਗਿਆਨ ਕੇਂਦਰਾਂ (KVKs) ਵਿੱਚ ਵੀ ਚੱਲ ਰਹੇ ਹਨ। ਖੇਤਰੀ ਖੋਜ ਕੇਂਦਰ ਅਥੋਰੇਟੀ, ਬਠਿੰਡਾ ਅਤੇ ਗੁਰਦਾਸਪੁਰ ਵਿੱਚ ਵੀ ਪਲਾਂਟ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ। ਇਸ ਯੂਨੀਵਰਸਿਟੀ ਦੇ ਪਲਾਂਟ ਕਲੀਨਿਕ ਨੂੰ ਵੇਖ ਕੇ ਹੋਰ ਖੇਤੀਬਾੜੀ ਯੂਨੀਵਰਸਿਟੀਆਂ ਵੀ ਪਲਾਂਟ ਕਲੀਨਿਕ ਬਣਾ ਰਹੀਆਂ ਹਨ।

#### ਪਲਾਂਟ ਕਲੀਨਿਕ ਦੇ ਲਾਭ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮਾਹਿਰ (ਪੌਦਾ ਰੋਗ, ਕੀਟ, ਭੂਮੀ ਅਤੇ ਫਸਲ ਵਿਗਿਆਨੀ) ਇਸ ਕਲੀਨਿਕ ਵਿੱਚ ਤਾਇਨਾਤ ਹੁੰਦੇ ਹਨ। ਇਥੇ ਪੰਜਾਬ ਅਤੇ ਦੇਸ਼ ਦੇ ਲੱਖਾਂ ਹੀ ਕਿਸਾਨਾਂ ਨੂੰ ਫਸਲਾਂ ਦਾ ਸਹੀ ਇਲਾਜ ਮਿਲਣ ਤੇ ਬਹੁਤ ਹੀ ਆਰਥਿਕ ਲਾਭ ਵੀ ਪੁੱਜ ਰਿਹਾ ਹੈ। ਇਹ ਲਾਭ ਹੇਠ ਲਿਖੇ ਤੱਥਾਂ ਤੋਂ ਸਪਸ਼ਟ ਹੁੰਦੇ ਹਨ:

- (1) ਪਲਾਂਟ ਕਲੀਨਿਕ ਵਿੱਚ ਪੌਦਿਆਂ ਵਿੱਚ ਜ਼ਮੀਨੀ ਖੁਰਾਕੀ ਤੱਤਾਂ ਦੀ ਘਾਟ ਕਰਕੇ ਪੌਦਿਆਂ ਦੇ ਪੱਤਿਆਂ, ਜੜ੍ਹਾਂ ਅਤੇ ਹੋਰ ਹਿੱਸਿਆਂ ਉੱਤੇ ਆਏ ਨਿਸ਼ਾਨੀ ਚਿੰਨ੍ਹਾਂ ਦੀ ਸ਼ਨਾਖਤ ਕਰਨ ਅਤੇ

ਪੌਦਿਆਂ ਦੀਆਂ ਬਿਮਾਰੀਆਂ ਅਤੇ ਨੁਕਸਾਨ ਪਹੁੰਚਾਉਣ ਵਾਲੇ ਕੀਝਿਆਂ ਦੀ ਪਹਿਚਾਣ ਕੀਤੀ ਜਾਂਦੀ ਹੈ। ਖੇਤਾਂ ਵਿੱਚੋਂ ਲਿਆਂਦੇ ਬਿਮਾਰ ਬੂਟਿਆਂ ਦੇ ਚਿੰਨ੍ਹਾਂ ਦੀ ਪਹਿਚਾਣ ਕਰਕੇ ਮੌਕੇ ਤੇ ਹੀ ਇਨ੍ਹਾਂ ਰੋਗਾਂ ਦੀ ਰੋਕਬਾਮ ਬਾਰੇ ਦੱਸਿਆ ਜਾਂਦਾ ਹੈ।

- (2) ਇਸ ਕਲੀਨਿਕ ਵਿੱਚ ਬੀ. ਐਸ. ਸੀ. ਖੇਤੀਬਾੜੀ ਕਰ ਰਹੇ ਵਿਦਿਆਰਥੀਆਂ ਨੂੰ ਪੌਦਿਆਂ ਦੇ ਅਧਿਐਨ ਦੀ ਵਿਹਾਰਕ ਸਿਖਲਾਈ ਦਿੱਤੀ ਜਾਂਦੀ ਹੈ।
- (3) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਖੇਤੀਬਾੜੀ ਦੇ ਵਿਕਾਸ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਸ਼ਨਾਖਤੀ ਚਿੰਨ੍ਹਾਂ ਦੀ ਪਹਿਚਾਣ ਕਰਨ ਦੀ ਸਿਖਲਾਈ ਦਿੱਤੀ ਜਾਂਦੀ ਹੈ।
- (4) ਪੌਦਿਆਂ ਦਾ ਅਧਿਐਨ ਕਰਨ ਲਈ ਲੋੜੀਂਦੇ ਸੰਦਾਂ, ਸਾਜ਼ੇ-ਸਮਾਨ, ਦਵਾਈਆਂ, ਖਾਦਾਂ, ਪੰਪਾਂ, ਪੌਦਿਆਂ ਦੇ ਨਮੂਨੇ, ਬੀਜ ਅਤੇ ਹੋਰ ਸਬੰਧਿਤ ਚੀਜ਼ਾਂ ਜਾਂ ਉਹਨਾਂ ਦੇ ਨਮੂਨੇ ਜਾਂ ਉਹਨਾਂ ਦੀਆਂ ਫੋਟੋਆਂ ਰੱਖੀਆਂ ਜਾਂਦੀਆਂ ਹਨ। ਇਨ੍ਹਾਂ ਤੋਂ ਸਿੱਖਿਆਰਥੀਆਂ ਨੂੰ ਜਾਣੂੰ ਕਰਵਾਇਆ ਜਾਂਦਾ ਹੈ।
- (5) ਇੱਥੋਂ ਵੱਖ-ਵੱਖ ਡਸਲਾਂ ਦੇ ਮੁੱਖ ਕੀਝਿਆਂ ਵਾਸਤੇ ਆਰਥਿਕ ਨੁਕਸਾਨ ਦੀ ਹੱਦ (Economic Threshold level) ਬਾਰੇ ਗਿਆਨ ਦਿੱਤਾ ਜਾਂਦਾ ਹੈ। ਆਰਥਿਕ ਨੁਕਸਾਨ ਦੀ ਹੱਦ ਡਸਲੀ ਬਿਮਾਰੀਆਂ ਅਤੇ ਕੀਝਿਆਂ ਦੀ ਉਹ ਅਵਸਥਾ ਹੈ, ਜਦੋਂ ਇਹਨਾਂ ਦਾ ਹਮਲਾ/ਗਿਣਤੀ ਪੌਦਿਆਂ ਤੇ ਇੱਕ ਖਾਸ ਪੱਧਰ ਤੇ ਪਹੁੰਚ ਜਾਂਦੀ ਹੈ, ਜਿਥੇ ਸਹੀ ਦਵਾਈ ਦਾ ਸਪਰੇਅ ਕਰਨਾ ਜ਼ਰੂਰੀ ਸਮਝਿਆ ਜਾਂਦਾ ਹੈ ਤਾਂ ਜੋ ਪੌਦਿਆਂ ਨੂੰ ਵੱਧ ਤੋਂ ਵੱਧ ਲਾਭ ਹੋਵੇ ਅਤੇ ਖਰਚ ਵੀ ਘੱਟ ਤੋਂ ਘੱਟ ਹੋਵੇ। ਇਸ ਨਾਲ ਕੀਝੇਮਾਰ ਦਵਾਈਆਂ ਦੀ ਅੰਧਾਰੂੰਦ ਅਤੇ ਬੇਲੋੜੀ ਵਰਤੋਂ ਵੀ ਰੁਕੇਗੀ।
- (6) ਕਿਸਾਨਾਂ ਦੀ ਸਹੂਲਤ ਅਤੇ ਤਕਨੀਕੀ ਜਾਣਕਾਰੀ ਹਿਤ ਵੱਖ-ਵੱਖ ਵਿਸ਼ਿਆਂ ਦੇ ਖੇਤੀ ਮਾਹਿਰ ਨਿੱਜੀ ਤੌਰ ਤੇ ਅਤੇ ਘਰ ਬੈਠਿਆਂ ਕਿਸਾਨਾਂ ਨੂੰ ਟੈਲੀਫੁਨ (0161-2401960 ਐਕਸਟੈਨਸ਼ਨ-417) ਰਾਹੀਂ ਜਾਣਕਾਰੀ ਦਿੰਦੇ ਹਨ।
- (7) ਇਸ ਤੋਂ ਇਲਾਵਾ ਕਿਸਾਨ ਵੀਰ ਇਸ ਹਸਪਤਾਲ ਦੇ ਮਾਹਿਰਾਂ ਨੂੰ ਮੋਬਾਈਲ ਫੋਨ ਰਾਹੀਂ (9463048181) ਜਾਂ ਈ. ਮੇਲ plantclinic@pau.edu ਰਾਹੀਂ ਵੀ ਪ੍ਰਭਾਵਿਤ ਪੌਦਿਆਂ ਦੀਆਂ ਤਸਵੀਰਾਂ ਭੇਜ ਕੇ ਤੁਰੰਤ ਹੱਲ ਕਰਵਾ ਸਕਦੇ ਹਨ। ਵਟਸਅੱਪ (Whatsapp) ਤੇ ਵੀ ਪ੍ਰਭਾਵਿਤ ਪੌਦਿਆਂ ਦੀਆਂ ਤਸਵੀਰਾਂ ਭੇਜ ਕੇ ਕਿਸਾਨ ਵੀਰ ਆਪਣੀ ਮੁਸ਼ਕਿਲ ਦਾ ਹੱਲ ਪੁੱਛ ਸਕਦੇ ਹਨ।
- (8) ਇਸ ਹਸਪਤਾਲ ਕੋਲ ਪੌਦਿਆਂ ਦੇ ਨਿਰੀਖਣ ਅਤੇ ਪ੍ਰਦਰਸ਼ਨੀ ਲਈ ਚੱਲਦੀ ਫਿਰਦੀ ਵੈਨ (Mobile Diagnostic cum Exhibition Van) ਹੈ, ਜਿਸ ਰਾਹੀਂ ਪਿੰਡ-ਪਿੰਡ ਜਾਂ ਕੇ ਖੇਤੀ ਦੀ ਤਕਨੀਕੀ ਜਾਣਕਾਰੀ ਫਿਲਮਾਂ ਵਿਖਾ ਕੇ ਦਿੱਤੀ ਜਾਂਦੀ ਹੈ ਇਸ ਵੈਨ ਵਿੱਚ ਪਲਾਂਟ ਕਲੀਨਿਕ ਨਾਲ ਸਬੰਧਤ ਕਾਫ਼ੀ ਸਾਜ਼ੇ-ਸਮਾਨ ਹੁੰਦਾ ਹੈ। ਮੌਕੇ ਤੇ ਪੌਦਿਆਂ ਨੂੰ ਆਈਆਂ ਸਮੱਸਿਆਵਾਂ ਦਾ

ਨਿਗੇਖਣ ਕਰਕੇ ਮਾਹਿਰਾਂ ਵੱਲੋਂ ਇਲਾਜ ਵੀ ਦੱਸਿਆ ਜਾਂਦਾ ਹੈ।

- (9) ਕਲੀਨਿਕ ਵਿੱਚ ਖੇਤੀ ਦੇ ਗਿਆਨ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਕਿਸਾਨਾਂ ਲਈ ਪੀ. ਏ. ਯੂ. ਦੂਤ ਅਤੇ ਕਿਸਾਨ ਮੋਬਾਇਲ ਅਡਵਾਇਜ਼ਗੀ ਸਰਵਿਸ (KMAS) ਸੇਵਾ ਵੀ ਨਵੀਂ ਸ਼ੁਰੂ ਕੀਤੀ ਗਈ ਹੈ ਕਿਸਾਨ ਵੀਰ ਆਪਣਾ ਈ-ਮੇਲ ਅਤੇ ਮੋਬਾਇਲ ਨੰਬਰ ਰਜਿਸਟਰਡ ਕਰਵਾ ਕੇ ਫਾਇਦਾ ਲੈ ਸਕਦੇ ਹਨ।

### ਪਲਾਂਟ ਕਲੀਨਿਕ ਵਿੱਚ ਲੋੜੀਂਦੀ ਸਮਗਰੀ

ਪਲਾਂਟ ਕਲੀਨਿਕ ਵਿੱਚ ਮੁੱਖ ਤੌਰ ਤੇ ਲੋੜੀਂਦੇ ਸਾਜ਼ੋ-ਸਮਾਨ ਦਾ ਵੇਰਵਾ ਹੇਠ ਲਿਖੇ ਅਨੁਸਾਰ ਹੈ:

1. **ਮਾਈਕਰੋਸਕੋਪ (Microscope)** : ਬੂਟੇ ਦੀ ਚੀਰਫਾੜ ਕਰਨ ਉਪਰੰਤ ਬੀਮਾਰੀ ਦੇ ਲੱਛਣ ਵੇਖਣ ਲਈ ਮਾਈਕਰੋਸਕੋਪ ਦੀ ਲੋੜ ਪੈਂਦੀ ਹੈ। ਇਸ ਤਰ੍ਹਾਂ ਕੀੜੇ ਤੇ ਬਿਮਾਰੀ ਦੀ ਸਹੀ ਪਹਿਚਾਣ ਕੀਤੀ ਜਾਂਦੀ ਹੈ। ਸਹੀ ਰੰਗਾਂ, ਛੋਟੀਆਂ ਨਿਸ਼ਾਨੀਆਂ ਆਦਿ ਦੀ ਪਹਿਚਾਣ ਵੀ ਇਸੇ ਨਾਲ ਕੀਤੀ ਜਾਂਦੀ ਹੈ।
2. **ਮੈਗਨੀਫਾਈਟਿੰਗ ਲੈਂਜ (Mognifying Lens)** : ਇਨ੍ਹਾਂ ਦੀ ਵਰਤੋਂ ਵੀ ਪੌਦਿਆਂ ਦੇ ਛੋਟੇ ਹਿੱਸੇ ਅਤੇ ਕੀੜੇ ਤੇ ਹੋਰ ਜੰਤੂਆਂ ਦੀ ਪਛਾਣ ਕਰਨ ਲਈ ਕੀਤੀ ਜਾਂਦੀ ਹੈ।
3. **ਚਾਕੂ/ਛਰੀਆਂ/ਕੈਂਚੀ** : ਇਹ ਅੰਜਾਰ ਬੂਟੇ ਨੂੰ ਮਾਈਕਰੋਸਕੋਪ ਹੇਠਾਂ ਵੇਖਣ ਯੋਗ ਬਣਾਉਣ ਲਈ ਚੀਰ ਫਾੜ ਕਰਨ ਲਈ ਵਰਤੇ ਜਾਂਦੇ ਹਨ।
4. **ਇਨਕੂਬੇਟਰ (Incubator)** : ਉੱਲੀਆਂ ਆਦਿ ਨੂੰ ਮੀਡਿਆ ਉਪਰ ਰੱਖ ਕੇ ਇਨਕੂਬੇਟਰ ਵਿੱਚ ਲੋੜੀਂਦੇ ਤਾਪਮਾਨ ਤੇ ਨਮੀ ਉਪਰ ਰੱਖਿਆ ਜਾਂਦਾ ਹੈ। ਫਿਰ ਉੱਲੀ ਉੱਗ ਪੈਣ ਤੇ ਇਸ ਦੀ ਪਛਾਣ ਕਰਕੇ ਬਿਮਾਰੀ ਦਾ ਕਾਰਨ ਲੱਭਿਆ ਜਾਂਦਾ ਹੈ।
5. **ਰਸਾਇਣ (Chemicals)** : ਪੌਦਿਆਂ ਦੀਆਂ ਨਵੀਆਂ ਅਲਾਮਤਾਂ ਦੇ ਨਮੂਨਿਆਂ ਨੂੰ ਸ਼ੀਸ਼ੇ ਦੇ ਬਰਤਨਾਂ ਵਿੱਚ ਪਾ ਕੇ ਸਾਂਭ ਕੇ ਰੱਖਿਆ ਜਾਂਦਾ ਹੈ। ਅਜਿਹੇ ਨਮੂਨੇ ਵਿਦਿਆਰਥੀਆਂ ਅਤੇ ਹੋਰ ਸਟਾਫ਼ ਦੀ ਟ੍ਰੈਨਿੰਗ ਲਈ ਜ਼ਰੂਰੀ ਹੋ ਜਾਂਦੇ ਹਨ। ਇਸ ਕਾਰਜ ਲਈ ਕਈ ਤਰ੍ਹਾਂ ਦੇ ਰਸਾਇਣਾਂ ਦੀ ਲੋੜ ਪੈਂਦੀ ਹੈ। ਇਹਨਾਂ ਵਿੱਚ ਫਾਰਮਲੀਨ, ਕਾਪਰ ਐਸੀਟੇ, ਐਸਟਿਕ ਐਸਿਡ, ਅਲਕੋਹਲ ਆਦਿ ਮਹੱਤਵਪੂਰਨ ਹਨ। ਇਹਨਾਂ ਨੂੰ ਸਾਂਭਣ ਲਈ ਸ਼ੀਸ਼ੇ ਦੇ ਬਰਤਨਾਂ ਦੀ ਲੋੜ ਪੈਂਦੀ ਹੈ।
6. **ਸੁੱਕੇ/ਗਿੱਲੇ ਨਮੂਨੇ ਸਾਂਭਣ ਦਾ ਸਾਜ਼ੋ-ਸਮਾਨ** : ਇਸ ਲਈ ਕਈ ਤਰ੍ਹਾਂ ਦੀਆਂ ਅਲਮਾਰੀਆਂ ਦੀ ਲੋੜ ਪੈਂਦੀ ਹੈ, ਜਿੰਨ੍ਹਾਂ ਵਿੱਚ ਪੌਦਿਆਂ ਦੇ ਗਿੱਲੇ ਜਾਂ ਸੁੱਕੇ ਨਮੂਨੇ ਸਾਂਭੇ ਜਾਂਦੇ ਹਨ, ਤਾਂ ਕਿ ਲੋੜ ਪੈਣ ਤੇ ਇਹ ਵਰਤੇ ਜਾ ਸਕਣ।
7. **ਕੰਪਿਊਟਰ (Computer)** : ਕਈ ਤਰ੍ਹਾਂ ਦੇ ਨਮੂਨੇ ਖਾਸ ਕਰਕੇ ਤੱਤਾਂ ਦੀ ਘਾਟ ਨਾਲ ਸੰਬੰਧਿਤ ਨਾ ਗਿੱਲੇ ਤੇ ਨਾ ਸੁਕਾ ਕੇ ਰੱਖੇ ਜਾ ਸਕਦੇ ਹਨ। ਇਸ ਲਈ ਜਾਂ ਤਾਂ ਉਹਨਾਂ ਦੀ ਫ਼ੋਟੋਆਂ ਲਈਆਂ

ਜਾਂਦੀਆਂ ਹਨ ਜਾਂ ਫਿਰ ਸਕੈਨਰ ਦੁਆਰਾ ਸਕੈਨ ਕਰਕੇ ਕੰਪਿਊਟਰ ਵਿੱਚ ਸਾਂਭੇ ਜਾਂਦੇ ਹਨ ਤੇ ਲੋੜ ਪੈਣ ਤੇ ਵਰਤੇ ਜਾ ਸਕਦੇ ਹਨ। ਇਸ ਲਈ ਕੰਪਿਊਟਰ ਅਤੇ ਉਸ ਨਾਲ ਸਬੰਧਿਤ ਸਾਜ਼ੋ-ਸਮਾਨ ਵੀ ਪਲਾਂਟ ਕਲੀਨਿਕ ਦਾ ਮਹੱਤਵਪੂਰਨ ਹਿੱਸਾ ਹਨ।

8. **ਫੋਟੋ ਕੈਮਰਾ ਤੇ ਪ੍ਰੋਜੈਕਟਰ (Camera & Projector) :** ਬਿਮਾਰ ਬੂਟਿਆਂ ਦੀਆਂ ਫੋਟੋਆਂ ਤੇ ਸਲਾਈਡਾਂ ਬਣਾਈਆਂ ਜਾਂਦੀਆਂ ਹਨ, ਜਿਨ੍ਹਾਂ ਨੂੰ ਕਲੀਨਿਕ ਵਿੱਚ ਸਾਂਭਿਆ ਜਾਂਦਾ ਹੈ। ਫੋਟੋ ਤੇ ਸਲਾਈਡਾਂ ਦੀ ਸਹਾਇਤਾ ਨਾਲ ਕੋਈ ਵੀ ਵਿਗਿਆਨੀ ਬਿਮਾਰ ਬੂਟਿਆਂ ਦੇ ਨਮੂਨੇ ਦੀ ਪਛਾਣ ਕਰ ਸਕਦਾ ਹੈ। ਅੱਜ ਦੇ ਯੁੱਗ ਵਿੱਚ ਜਾਣਕਾਰੀ ਦੇਣ ਲਈ ਵੀ ਇਹ ਮਾਧਿਅਮ ਸਭ ਤੋਂ ਵੱਧ ਕਾਰਗਰ ਹੈ। ਇਸੇ ਤਰ੍ਹਾਂ ਸਲਾਈਡਾਂ ਪ੍ਰੋਜੈਕਟਰਾਂ ਰਾਹੀਂ ਵਿਖਾਈਆਂ ਜਾਂਦੀਆਂ ਹਨ। ਫੋਟੋ ਦੇ ਵੱਡੇ-ਵੱਡੇ ਅਕਾਰ ਤਿਆਰ ਕਰਕੇ ਕਲੀਨਿਕ ਵਿੱਚ ਲਗਾਏ ਜਾਂਦੇ ਹਨ।
9. **ਕਿਤਾਬਾਂ :** ਬਹੁਤ ਸਾਰੀਆਂ ਕਿਤਾਬਾਂ, ਜਿਨ੍ਹਾਂ ਦੀ ਸਹਾਇਤਾ ਨਾਲ ਬੂਟਿਆਂ ਦੀਆਂ ਅਲਾਮਤਾਂ ਦੀ ਪਛਾਣ ਕੀਤੀ ਜਾਂਦੀ ਹੈ, ਇਨ੍ਹਾਂ ਸੈਂਟਰਾਂ ਵਿੱਚ ਮੌਜੂਦ ਹਨ। ਇਹਨਾਂ ਕਿਤਾਬਾਂ ਵਿੱਚ ਬਿਮਾਰੀ, ਕੀਝਾ, ਤੱਤਾਂ ਦੀ ਘਾਟ ਆਦਿ ਦੀ ਪਛਾਣ ਕਰਨ ਸੰਬੰਧੀ ਸਮੱਗਰੀ ਵਿਸਥਾਰ ਵਿੱਚ ਦਰਜ ਹੁੰਦੀ ਹੈ।

### ਅਭਿਆਸ

#### (੮) ਇੱਕ-ਦੋ ਸ਼ਬਦਾਂ ਵਿੱਚ ਉੱਤਰ ਦਿਓ :

1. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪਲਾਂਟ ਕਲੀਨਿਕ ਦੀ ਸਥਾਪਨਾ ਕਦੋਂ ਕੀਤੀ ਗਈ?
2. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਕੁਲ ਕਿੰਨੇ ਪਲਾਂਟ ਕਲੀਨਿਕ ਸਥਾਪਿਤ ਹਨ?
3. ਪਲਾਂਟ ਕਲੀਨਿਕ ਵਿੱਚ ਵਰਤੇ ਜਾਣ ਵਾਲੇ ਕੋਈ ਦੋ ਉਪਕਰਣਾਂ ਦੇ ਨਾਮ ਲਿਖੋ।
4. ਡਸਲਾਂ ਤੇ ਸਪਰੇਅ ਕੀਤੀਆਂ ਜਾਣ ਵਾਲੀਆਂ ਦਵਾਈਆਂ ਦੀ ਸਹੀ ਮਾਤਰਾ ਪਤਾ ਕਰਨ ਲਈ ਕਿਸ ਸਿਧਾਂਤ ਨੂੰ ਅਧਾਰ ਬਣਾਇਆ ਜਾਂਦਾ ਹੈ?
5. ਸਲਾਈਡਾਂ ਤੋਂ ਚਿੱਤਰ ਕਿਸ ਉਪਕਰਣ ਦੀ ਸਹਾਇਤਾ ਨਾਲ ਵੇਖੋ ਜਾ ਸਕਦੇ ਹਨ?
6. ਛੋਟੇ ਅਕਾਰ ਦੀਆਂ ਨਿਸ਼ਾਨੀਆਂ ਦੀ ਪਹਿਚਾਣ ਕਿਸ ਉਪਕਰਣ ਨਾਲ ਕੀਤੀ ਜਾਂਦੀ ਹੈ?
7. ਬਿਮਾਰ ਪੱਤਿਆਂ ਦੇ ਨਮੂਨੇ ਨੂੰ ਸਾਂਭ ਕੇ ਰੱਖੋ ਜਾਣ ਵਾਲੇ ਦੋ ਰਸਾਇਣਾਂ ਦੇ ਨਾਂ ਦੱਸੋ।
8. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਪਲਾਂਟ ਕਲੀਨਿਕ ਦਾ ਈ-ਮੇਲ ਪਤਾ ਕੀ ਹੈ?
9. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀ ਪਲਾਂਟ ਕਲੀਨਿਕ ਨਾਲ ਕਿਸ ਟੈਲੀਫੋਨ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ?

10. ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪਲਾਂਟ ਕਲੀਨਿਕ ਕੋਲ ਪਿੰਡ-ਪਿੰਡ ਜਾ ਕੇ ਤਕਨੀਕੀ ਜਾਣਕਾਰੀ ਦੇਣ ਲਈ ਕਿਹੜੀ ਵੈਨ ਹੈ?

(ਆ) ਇੱਕ-ਦੋ ਵਾਕਾਂ ਵਿੱਚ ਉੱਤਰ ਦਿਓ:

1. ਪਲਾਂਟ ਕਲੀਨਿਕ ਕੀ ਹੈ?
2. ਪਲਾਂਟ ਕਲੀਨਿਕ ਦੇ ਲਾਭ ਦੱਸੋ।
3. ਮਨੁੱਖਾਂ ਦੇ ਹਸਪਤਾਲਾਂ ਨਾਲੋਂ ਪਲਾਂਟ ਕਲੀਨਿਕ ਕਿਵੇਂ ਵੱਖਰੇ ਹਨ?
4. ਪਲਾਂਟ ਕਲੀਨਿਕ ਵਿੱਚ ਕਿਹੜੇ-ਕਿਹੜੇ ਵਿਸ਼ਿਆਂ ਦਾ ਅਧਿਐਨ ਕੀਤਾ ਜਾਂਦਾ ਹੈ?
5. ਪਲਾਂਟ ਕਲੀਨਿਕ ਵਿੱਚ ਲੋੜੀਂਦੇ ਸਾਜ਼ੋ-ਸਮਾਨ ਦੀ ਸੂਚੀ ਬਣਾਓ।
6. ਮਾਈਕਰੋਸਕੋਪ ਦਾ ਪਲਾਂਟ ਕਲੀਨਿਕ ਵਿੱਚ ਕੀ ਮਹੱਤਵ ਹੈ?
7. ਇਕਨਾਮਿਕ ਥਰੈਸ਼ ਹੋਲਡ (Economic Threshold) ਤੋਂ ਕੀ ਭਾਵ ਹੈ?
8. ਪਲਾਂਟ ਕਲੀਨਿਕ ਵਿੱਚ ਕੰਪਿਊਟਰ ਕਿਸ ਕੰਮ ਆਉਂਦਾ ਹੈ?
9. ਇਨਕੂਬੇਟਰ (Incubator) ਕਿਸ ਤਰ੍ਹਾਂ ਪੌਦਿਆਂ ਦੀ ਬਿਮਾਰੀ ਲੱਭਣ ਵਿੱਚ ਮਦਦ ਕਰਦਾ ਹੈ?
10. ਪੌਦਿਆਂ ਦੇ ਨਮੂਨਿਆਂ ਨੂੰ ਸੀਸੋਂ ਦੇ ਬਰਤਨਾਂ ਵਿੱਚ ਲੰਬਾ ਸਮਾਂ ਰੱਖਣ ਲਈ ਕਿਹੜੇ ਰਸਾਇਣ ਵਰਤੇ ਜਾਂਦੇ ਹਨ?

(ਈ) ਪੰਜ-ਛੇ ਵਾਕਾਂ ਵਿੱਚ ਉੱਤਰ ਦਿਓ:

1. ਪਲਾਂਟ ਕਲੀਨਿਕ ਦੇ ਮਹੱਤਵ ਬਾਰੇ ਇੱਕ ਲੇਖ ਲਿਖੋ।
2. ਪਲਾਂਟ ਕਲੀਨਿਕ ਵਿੱਚ ਕਿਹੜੀਆਂ-2 ਸੁਵਿਧਾਵਾਂ ਉਪਲਬਧ ਹਨ?
3. ਪਲਾਂਟ ਕਲੀਨਿਕ ਦਾ ਪਿਛੋਕੜ ਦੱਸਦੇ ਹੋਏ ਉਸਦੀ ਜ਼ਰੂਰਤ ਤੇ ਚਾਨਣਾ ਪਾਓ।
4. ਮੋਬਾਈਲ ਡਾਇਗਨੋਸਟਿਕ-ਕਮ-ਐਗਜ਼ੀਬੀਸ਼ਨ ਵੈਨ ਦਾ ਵਿਸਥਾਰ ਨਾਲ ਵਰਣਨ ਕਰੋ।
5. ਛੋਟੇ ਕੈਮਰੇ ਅਤੇ ਸਲਾਈਡ ਪ੍ਰੈਜੈਕਟਰ ਪਲਾਂਟ ਕਲੀਨਿਕ ਵਿੱਚ ਕਿਸ ਤਰ੍ਹਾਂ ਮਦਦਗਾਰ ਹੁੰਦੇ ਹਨ?

**ਯੋਗਤਾ ਵਿਸਥਾਰ**

1. ਭਿੰਨ-ਭਿੰਨ ਤੱਤਾਂ ਦੀਆਂ ਘਾਟਾਂ ਵਾਲੇ ਪੌਦਿਆਂ ਦੀ ਐਲਬਮ ਤਿਆਰ ਕੀਤੀ ਜਾਵੇ।
2. ਪਲਾਂਟ ਕਲੀਨਿਕ ਵਿੱਚ ਕੰਮ ਆਉਣ ਵਾਲੇ ਸਮਾਨ ਬਾਰੇ ਚਾਰਟ ਤਿਆਰ ਕਰੋ।
3. ਫਸਲੀ ਕੀਝਿਆਂ ਦੇ ਨਮੂਨੇ ਇਕੱਠੇ ਕਰੋ।
4. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪੌਦਿਆਂ ਦੇ ਹਸਪਤਾਲ ਵਿੱਚ ਬਿਮਾਰ ਬੂਟਿਆਂ ਦੇ ਨਮੂਨੇ ਭੇਜਣ ਲਈ ਫਾਰਮ ਦਾ ਨਮੂਨਾ ਵੈਬਸਾਈਟ ਤੋਂ ਲੈ ਕੇ ਭਰਨ ਦਾ ਅਭਿਆਸ ਕਰੋ।

